

## ਯਸਾਯਾਹ

### ਲੇਖਕ

ਯਸਾਯਾਹ ਦੀ ਪੁਸਤਕ ਦਾ ਨਾਮ ਇਸ ਦੇ ਲੇਖਕ ਯਸਾਯਾਹ ਦੇ ਨਾਮ ਤੇ ਰੱਖਿਆ ਗਿਆ ਹੈ, ਉਸ ਦਾ ਵਿਆਹ ਇੱਕ ਨਬੀਆ ਨਾਲ ਹੋਇਆ ਸੀ, ਜਿਸ ਤੋਂ ਉਸ ਨੂੰ ਘੱਟੋ-ਘੱਟ ਦੋ ਪੁੱਤਰ ਪੈਦਾ ਹੋਏ ਸਨ (ਯਸਾਯਾਹ 7:3; 8:3)। ਉਸ ਨੇ ਯਹੂਦਾਹ ਦੇ ਚਾਰ ਰਾਜਿਆਂ ਅਰਥਾਤ ਉੱਜੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਰਾਜ ਦੇ ਦੌਰਾਨ ਭਵਿੱਖਬਾਣੀ ਕੀਤੀ (1:1) ਅਤੇ ਸ਼ਾਇਦ ਪੰਥਵੇਂ ਅਰਥਾਤ ਦੁਸ਼ਟ ਰਾਜੇ ਮਨੁੱਸ਼ਹ ਦੇ ਰਾਜਕਾਲ ਵਿੱਚ ਉਸ ਨੂੰ ਮੌਤ ਪ੍ਰਾਪਤ ਹੋਈ।

### ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਪੁਸਤਕ ਲਗਭਗ 740-680 ਈ. ਪੂ. ਦੇ ਵਿਚਕਾਰ ਲਿਖੀ ਗਈ।

ਇਹ ਪੁਸਤਕ ਰਾਜਾ ਉੱਜੀਯਾਹ ਦੇ ਸ਼ਾਸਨਕਾਲ ਦੇ ਅੰਤ ਵਿੱਚ ਅਤੇ ਰਾਜਾ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਰਾਜਕਾਲ ਦੇ ਦੌਰਾਨ ਲਿਖੀ ਗਈ।

### ਪ੍ਰਾਪਤ ਕਰਤਾ

ਯਸਾਯਾਹ ਨੇ ਜਿਨ੍ਹਾਂ ਮੁਢਲੇ ਪਾਠਕਾਂ ਨੂੰ ਸੰਬੋਧਿਤ ਕੀਤਾ ਉਹ ਯਹੂਦਾਹ ਦੇ ਲੋਕ ਸਨ, ਜੋ ਪਰਮੇਸ਼ੁਰ ਦੇ ਨਿਯਮਾਂ ਦੀ ਮੰਗ ਅਨੁਸਾਰ ਜੀਵਨ ਬਿਤਾਉਣ ਵਿੱਚ ਅਸਫਲ ਹੋ ਰਹੇ ਸਨ।

### ਉਦੇਸ਼

ਯਸਾਯਾਹ ਦਾ ਉਦੇਸ਼ ਸਾਨੂੰ ਪੂਰੇ ਪੁਰਾਣੇ ਨੇਮ ਵਿੱਚ ਯਿਸੂ ਮਸੀਹ ਦੀ ਇੱਕ ਵਿਸ਼ਾਲ ਭਵਿੱਖਬਾਣੀਆਂ ਦੀ ਤਸਵੀਰ ਪ੍ਰਦਾਨ ਕਰਨਾ ਹੈ। ਇਸ ਵਿੱਚ ਉਸ ਦੀ (ਮਸੀਹ ਦੀ) ਜਿੰਦਗੀ ਦਾ ਪੂਰਾ ਹਿੱਸਾ ਸ਼ਾਮਲ ਹੈ: ਉਸ ਦੇ ਆਉਣ ਦੀ ਘੋਸ਼ਣਾ (ਯਸਾਯਾਹ 40:3-5), ਉਸ ਦਾ ਕੁਆਰੀ ਦੁਆਰਾ ਜਨਮ (7:14), ਉਸ ਦੇ ਦੁਆਰਾ ਖੁਸ਼ਬੁਰੀ ਦਾ ਐਲਾਨ (61:1), ਉਸ ਦੀ ਕੁਰਬਾਨੀ ਦੀ ਮੌਤ (52:13-53:12), ਅਤੇ ਆਪਣਿਆਂ ਨੂੰ ਲੈਣ ਲਈ ਉਸ ਦੀ ਵਾਪਸੀ (60:2-3)। ਨਬੀ ਯਸਾਯਾਹ ਨੂੰ ਮੁੱਖ ਤੌਰ ਤੇ ਯਹੂਦਾਹ ਦੇ ਰਾਜ ਲਈ ਭਵਿੱਖਬਾਣੀ ਕਰਨ ਲਈ ਬੁਲਾਇਆ ਗਿਆ ਸੀ। ਯਹੂਦਾਹ ਬਹਾਲੀ ਅਤੇ ਬਗਾਵਤ ਦੇ ਸਮੇਂ ਤੋਂ ਹੋ ਕੇ ਜਾ ਰਿਹਾ ਸੀ। ਯਹੂਦਾਹ ਨੂੰ ਅੱਸੂਰ ਅਤੇ ਮਿਸਰ ਤੋਂ ਵਿਨਾਸ਼ ਦੀ ਧਮਕੀ ਦਿੱਤੀ ਗਈ ਸੀ, ਪਰ ਪਰਮੇਸ਼ੁਰ ਦੀ ਦਯਾ ਦੇ ਕਾਰਨ ਉਸ ਨੂੰ ਬਚਾ ਲਿਆ ਗਿਆ।

ਯਸਾਯਾਹ ਨੇ ਪਾਪ ਤੋਂ ਤੋਬਾ ਕਰਨ ਅਤੇ ਭਵਿੱਖ ਵਿੱਚ ਪਰਮੇਸ਼ੁਰ ਦੇ ਛੁਟਕਾਰੇ ਦੀ ਆਸ ਦਾ ਸੰਦੇਸ਼ ਦਿੱਤਾ ।

### ਵਿਸਾ-ਵਸਤੂ ਮੁਕਤੀ ਰੂਪ-ਰੇਖਾ

1. ਯਹੂਦਾਹ ਦਾ ਵਿਦਰੋਹ — 1:1-12:6
2. ਦੂਸਰੇ ਦੇਸਾਂ ਦੇ ਵਿਰੁੱਧ ਵਿਦਰੋਹ — 13:1-23:18
3. ਭਵਿੱਖ ਵਿੱਚ ਬਿਪਤਾ — 24:1-27:13
4. ਇਸਰਾਈਲ ਅਤੇ ਯਹੂਦਾਹ ਦਾ ਵਿਦਰੋਹ — 28:1-35:10
5. ਹਿਜ਼ਬੀਯਾਹ ਅੂਤੇ ਯਸਾਯਾਹ ਦਾ ਇਤਿਹਾਸ — 36:1-38:22
6. ਬਾਬਲ ਦਾ ਪਿਛੇਕੜ — 39:1-47:15
7. ਸ਼ਾਂਤੀ ਲਈ ਪਰਮੇਸ਼ੁਰ ਦੀ ਯੋਜਨਾ — 48:1-66:24

**1** ਆਮੇਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਬੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਾਲਾਮ ਦੇ ਵਿਖੇ ਵੇਖਿਆ ।

#### ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦੀ ਤਾੜਨਾ

**2** ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ ।

**3** ਬਲਦ ਆਪਣੇ ਮਾਲਕ ਨੂੰ, ਅਤੇ ਗਾਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਈਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ

**4** ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਈਲ ਦੇ ਪਵਿੱਤਰ ਪੁਰਖ ਨੂੰ ਤੁੱਢ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ ।

**5** ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀਂਕ੍ਰਿਤ ਹੈ ।

**6** ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜਥਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।

**7** ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।

**8** ਸੀਯੋਨ ਦੀ ਧੀ ਅਰਥਾਤ ਯਹੂਸ਼ਲਮ ਨਗਰੀ ਅੰਗੂਰੀ ਬਾਗ ਦੇ ਡੱਪਰ ਵਾਂਗੂ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੋਪੜੀ ਵਾਂਗੂ, ਜਾਂ ਪੇਰੇ ਹੋਏ ਨਗਰ ਵਾਂਗੂ ਇਕੱਲੀ ਖੜ੍ਹੀ ਹੈ।

**9** ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁੰਹਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।

**10** ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੇ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਠ ਲਾਓ!

**11** ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੌਦਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।

**12** ਜਦ ਤੁਸੀਂ ਮੇਰੇ ਸਨਮਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹਿੜਿਆਂ ਨੂੰ ਮਿੱਧੋ?

**13** ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਪੂਪ ਮੇਰੇ ਲਈ ਘਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।

**14** ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਬੱਕ ਗਿਆ ਹਾਂ।

**15** ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।

**16** ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਡੱਡ ਦਿਓ।

**17** ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।

**18** ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਰੇ ਹੋਣ, ਉਹ ਉੱਨ ਜਿਹੇ ਸਫੇਦ ਹੋ ਜਾਣਗੇ।

**19** ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।

**20** ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਡੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।

### ਬਰਿਸ਼ਟ ਨਗਰੀ

**21** ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉਥੇ ਖੂਨੀ ਹੀ ਵੱਸਦੇ ਹਨ!

**22** ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।

**23** ਤੇਰੇ ਹਾਕਮ ਜਿੱਦੀ ਅਤੇ ਚੇਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੇਲ ਨਹੀਂ ਪਹੁੰਚਦਾ।

**24** ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲ ਲਵਾਂਗਾ!

**25** ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,

**26** ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਗੀ।

**27** ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।

**28** পর অপরাধীআঁ অতে পাপীআঁ দা নাম ইকঠা হী হোবেগা, অতে যহোবাহ নুঁ তিআগাণ বালে মুঁক জাণগো।

**29** কিউঁ জে উহ তাঁ উন্ধুঁ বলুতাঁ তেঁ অরথাত জিনুঁ দী তুমী পুজা করদে সী, লঁজিআবান হেণগো, জিনুঁ নুঁ তুমী পস্মি করদে সী, অতে জিনুঁ বাগাুঁ নুঁ তুমী চুণিআ সী, উন্ধুঁ দে কাৰন তুমী খঁজল হোবেগো।

**30** তুমী তাঁ উস বলুত বাংৰুঁ জিস দে পঁতে কুমলা গাএ হন, জাঁ উস বাগা বাংৰুঁ হৈ জাওগো জিস দে বিঁচ পাণী নহীঁ।

**31** বললবান কঁচি সণ জিহা হৈ জাদেগা, অতে উহ দা কৰ্ম চেঙিআজ্ঞে জিহা। উহ দেবে ইকঠে সজ্জনগো, অতে কোঁটী বুশাউণ বালা নহীঁ হোবেগা।

## 2

সদীপক কাল দী স্নাতী

মীকা 4:1-3

**1** আমেস দে পুঁতুৰ যসাযাহ দা বচন জিহড়া উস নে যহুদাহ অতে যতুস্লম দে বিখে দৰস্ত বিঁচ দেখিআ।

**2** আঘৰী দিনাঁ দে বিঁচ অজিহা হোবেগা কি যহোবাহ দে ভবন দা পৰিষত পৰিষতা দে সিৰে উত্তো কাৰিম কীতা জাদেগা, অতে উহ পহাজ্ঞীআঁ তেঁ উচ্চা কীতা জাদেগা, অতে সভ কৌমাং ধাৰ বাংৰুঁ উস দে বঁল বগাণৰীআঁ।

**3** বহুতীআঁ উমতাঁ আউণৰীআঁ অতে আখণৰীআঁ, আচি, অসী যহোবাহ দে পৰিষত উত্তে, যাকৃষ দে পৰমেসুৰ দে ভবন বঁল চঙ্গীষে, তাঁ জে উহ সানুঁ রাহ বিখাদে, অতে অসী উহ দে রাহাঁ বিঁচ চেলীষে, কিউঁ জে বিদস্থা সীজোন তেঁ নিঁকলেৰী, অতে যহোবাহ দা বচন যতুস্লম তেঁ।

**4** উহ কৌমাং বিঁচ নিআঁ কৰেগা, অতে বহুতীআঁ উমতাঁ দা ঢৈসলা কৰেগা, উহ আপণীআঁ তলবারাঁ নুঁ কুঁট কে হঁল দে ঢাল অতে আপলে বৰঢিআঁ নুঁ দাতীআঁ বণাউণগো। কৌম-কৌম উত্তে তলবার নহী চুকেৰী, অতে উহ ফেৰ কদী দী লজাঈ না সিঁখণগো।

**5** হে যাকৃষ দে দৰ্মসজে, আচি, অসী যহোবাহ দে চানণ বিঁচ চেলীষে।

ঘম্ড নাম কীতা জাদেগা

**6** তুই তাং আপণী পরজা যাকুব দে বৰ্স নুঁ ছঁড় দিঁতা হৈ, কিউঁ জো উহ  
পুৱৰ দীআঁ রীতাং নাল ভৱে হোষে হন, অতে ফলিমতীআঁ বাংৰু মহূৰত  
বেখদে হন, অতে পৰদেসীআঁ দীআঁ রীতাং নুঁ গাল নাল লাউডে হন।

**7** উহনাং দা দেস চাংচি-মেনে নাল ভৱিআ হোষিআ হৈ, উহনাং দে  
খজানিআঁ দা অঁত নৰ্হী হৈ, উহনাং দা দেস ঘোঞ্জিআঁ নাল ভৱিআ হোষিআ  
হৈ অতে উহনাং দে রঘাং দা অঁত নৰ্হী হৈ।

**8** উহনাং দা দেস বঁতাং নাল ভৱিআ হোষিআ হৈ, উহ আপণী দমতকাৰী  
নুঁ মংখা টেকদে হন, জিহঞ্জি উহনাং দীআঁ উংগলীআঁ দা কৰ্ম হৈ!

**9** ইস লষ্টী আদমী ঝুকাইআ জাং-দা, অতে মন্থ নীবাং কীতা জাং-দা হৈ,  
- তুই উন্দুঁ নুঁ মাঢ় না কৰ!

**10** যহোবাহ দে বৈআ দে কাৰন অতে উহ দে পৰতাপ দে তেজ তঁ, চঁটান  
বিঁচ বজ্জ অতে মিঁটী বিঁচ লুঁক জা!

**11** কিউঁকি আদমী দীআঁ উঁচীআঁ অঁখাং নীবীআঁ কীতীআঁ জাণৰীআঁ,  
মন্থাং দা হঁকাৰ নিষ্ঠাইআ জাবেগা, উস দিন মিৰছ যহোবাহ হী উঁচা  
হোবেগা।

**12** ইস লষ্টী কি সৈনাং দে যহোবাহ দা এঁক দিন হৈ, জিহঞ্জা হৱেক  
ঘৰ্মঁড়ি অতে অভমানী দে বিৰুঁয়, অতে হৱেক হঁকাৰী দে বিৰুঁয় হৈ, অতে উহ  
নীবেঁ কীতে জাণগে,

**13** নালে লঘানেন দে সাৰে দিআৱাং দে বিৰুঁয়, জিহঞ্জে উঁচে অতে ঵্যথীআ  
হন, অতে বাম্পান দে সাৰে বলুতাং দে বিৰুঁয়,

**14** সাৰে উঁচে পহাজ্জাং দে বিৰুঁয়, অতে সাৰে উঁচে টিঁবিআঁ দে বিৰুঁয়,

**15** হৱেক উঁচে বুৰজ দে বিৰুঁয়, অতে হৱেক মজ্জুত স্থিৰপনাহ দে  
বিৰুঁয়,

**16** উৱাজীশ্ব দে সাৰে জহাজ্জাং দে বিৰুঁয়, অতে সাৰে মনভাউঁডে জহাজ্জাং দে  
বিৰুঁয় উহ দিন আউঁদা হৈ।

**17** আদমী দা গুৰুৰ নিষ্ঠাইআ জাবেগা, মন্থ দা হঁকাৰ নীবাং কীতা  
জাবেগা, অতে উস দিন মিৰছ যহোবাহ হী উঁচা হোবেগা,

**18** অতে বুঁত পুৰী তুৰাং হী মিট জাণগো।

**19** জদ যহোবাহ যৱতী নুঁ জোৱ নাল হিলাউণ নুঁ উঁঠেগা, তাং উস দে  
বৈআ দে কাৰন অতে উহ দে পৰতাপ দে তেজ তঁ মন্থ চঁটান দীআঁ খুঁঘৰণ

ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।

**20** ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।

**21** ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ਼ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।

**22** ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੁਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?

### 3

#### ਯਹੂਦਾਹ ਅਤੇ ਯਰੂਸ਼ਲਾਮ ਉੱਤੇ ਨਿਆਂ

**1** ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਾਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,

**2** ਸੂਰਬੀਰ ਤੇ ਯੋਧਾ, ਨਿਆਈਂ ਤੇ ਨਬੀ, ਫਾਲ ਪਾਉਣ ਵਾਲਾ ਤੇ ਬਜ਼ੁਰਗ,

**3** ਪੰਜਾਹਾਂ ਸਿਪਾਹੀਆਂ ਦਾ ਸਰਦਾਰ ਤੇ ਰਈਸ, ਦਰਬਾਰੀ ਤੇ ਸਿਆਣਾ ਕਾਰੀਗਰ ਅਤੇ ਚਾਤਰ ਜਾਦੂਗਰ ਨੂੰ ਵੀ ਦੂਰ ਕਰ ਦੇਵੇਗਾ।

**4** ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।

**5** ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜਤੀ ਕਰੇਗਾ।

**6** ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜ਼ਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।

**7** ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!

**8** ਯਰੂਸ਼ਲਾਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਢਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ।

**9** ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।

**10** ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।

**11** ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ।

**12** ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਨੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ।

### ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦਾ ਨਿਆਂ ਕਰਨਾ

**13** ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫੈਸਲਾ ਕਰਨ ਲਈ ਖੜ੍ਹਾ ਹੈ।

**14** ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੱਟ ਤੁਹਾਡੇ ਹੀ ਘਰਾਂ ਵਿੱਚ ਹੈ।

**15** ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?

### ਯਰੂਸ਼ਲਮ ਦੀਆਂ ਔਰਤਾਂ ਨੂੰ ਚੇਤਾਵਨੀ

**16** ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠਮਕ-ਠਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਾਰੂ ਛਣਕਾਉਂਦੀਆਂ ਹਨ,

**17** ਹੁਣ ਪ੍ਰਭੂ ਸੀਯੋਨ ਦੀਆਂ ਧੀਆਂ ਦਾ ਸਿਰ ਗੰਜਾ ਕਰ ਦੇਵੇਗਾ ਅਤੇ ਯਹੋਵਾਹ ਉਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ।

**18** ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,

**19** ਛੁਮਕੇ, ਛਣਕੰਗਣ, ਘੁੰਡ,

20 ਚੌਂਕ, ਕੰਗਣ, ਪਟਕੇ, ਅਤਰਦਾਨੀਆਂ, ਚੌਂਕੀਆਂ,

21 ਅਤੇ ਮੁੰਦਰੀਆਂ ਤੇ ਨੌਬਾਂ,

22 ਰਾਖਵੈਂ ਕੱਪੜੇ, ਚੱਦਰਾਂ, ਦੁਪੱਟੇ ਅਤੇ ਖੀਸੇ,

23 ਆਰਸੀਆਂ, ਮਲਮਲ, ਸਾਫ਼ੇ ਅਤੇ ਬੁਰਕੇ, ਇਨ੍ਹਾਂ ਸਾਰਿਆਂ ਦੀ ਸ਼ੋਭਾ ਦੂਰ ਕਰੇਗਾ ।

24 ਅਤੇ ਅਜਿਹਾ ਹੋਵੇਗਾ ਕਿ ਸੁਰੰਧ ਦੇ ਥਾਂ ਸਿੜਿਆਂਧ ਹੋਵੇਗੀ, ਪਟਕੇ ਦੀ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ ਹੋਣਗੇ ।

25 ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ ।

26 ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੋਂ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ ।

## 4

1 ਉਸ ਦਿਨ ਸੱਤ ਅੰਗਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜੁਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ । ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ । ਸਾਡੀ ਅਣ ਵਿਆਹੀਆਂ ਦੀ ਸਰਮਿੰਦਰੀ ਦੂਰ ਕਰ ।

### ਯਰੂਸ਼ਲਮ ਦਾ ਸ਼ਾਨਦਾਰ ਭਵਿੱਖ

2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ

3 ਅਤੇ ਜਿਹੜਾ ਸੀਯੋਨ ਵਿੱਚ ਡਿੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ ।

4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੇ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ ।

5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੀਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਗੂੰ ਹੋਵੇਗੀ ।

6 ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ ।

## 5

**অংগুরী বাগ্রা দা গীত**

**১** মেঁ আপণে পীতম লষ্টী অতে উহ দে অংগুরী বাগ্রা দে বিখে ইঁক প্ৰেম  
রঁতা গীত গাও়াংগা, - মেৰে পীতম দা ইঁক অংগুরী বাগ্রা ইঁক ফলদাৰ  
ঠিংখে উঁতে সী।

**২** উহ নে উস নুঁ গোড়িআ অতে উস দে পঁঃৱৰ কঁচ সুঁটে, অতে উস বিঁচ  
চৰ্গীআঁ দাব্বাং লাঈীআঁ, অতে উস দে বিচৰাৰ ইঁক বুৱজ উসাৰিআ,  
নালে দাখৰস লষ্টী উস বিঁচ ইঁক হেঁদ পুঁটিআ, তদ উস নে উড়ীকিআ  
তাং জো উস বিঁচ চৰ্গো অংগুৰ লঁগাণ, পৰ লঁগো জঁগালী অংগুৰ।

**৩** বুণ হে যবুস্লম দে বাসীছ অতে যহুদাৰ দে মনুঁখে, মেৰা অতে মেৰে  
অংগুরী বাগ্রা দা ফৈসলা কৰে।

**৪** মেঁ আপণে বাগ্রা লষ্টী হোৱ কী কৰ সকদা সী, জো মেঁ উস লষ্টী নৰ্হী  
কীতা? জদ মেঁ উড়ীকিআ কি উস বিঁচ চৰ্গো অংগুৰ লঁগাণ, তাং কিউঁ  
জঁগালী অংগুৰ লঁগো?

**৫** বুণ মেঁ তুহানুঁ দঁসদা হাং, ভদ্বী মেঁ আপণে অংগুরী বাগ্রা নাল কী কৰন  
বালা হাং। মেঁ উস দী বাজ্জ হটা দিআংগা, অতে উহ সজ্জ জা঵েৰী, মেঁ উস  
দী কৰ্য ঢাহ সুঁটাংগা, অতে উহ লতাজী জা঵েৰী।

**৬** মেঁ উস নুঁ উজাজ্জ দিআংগা, উহ না ছাঁগিআ না গোড়িআ জাবেৰা,  
কঁড়ে তে কৰ্বড়িআলে উস বিঁচ উঁগাণগো, অতে মেঁ বঁদলাং নুঁ হুকম দিআংগা,  
ভদ্বী উস দে উঁতে মীঁহ না ঘৰাউণ।

**৭** সৈনাং দে যহোৱাহ দা অংগুরী বাগু তাং ইসৰাএল দা ঘৰাণ্টা হৈ,  
অতে যহুদাৰ দে মনুঁখ উহ দা মন ভাউঁদা বুৰ্টা হৈ। উস নে নিআঁ নুঁ  
উড়ীকিআ, অতে ঘৈখে, খুন ঘৈখিআ! যৰম দী আস লষ্টী, অতে ঘৈখে,  
দুহাঈ দী অবাজ্জ সুণ্টী।

**মনুঁখাং দী বুৰিআষ্টী**

**৮** হাষ্টে উহনাং উঁতে জিহঁজে ঘৰ নাল ঘৰ জোঝদে, অতে পেলী নাল পেলী  
ৱলাউঁদে হন, জদ তঁক কোষী থাং না রহে, তাং জো তুম্বী দেস বিঁচ ইকলে ঵ঁমো!

**9** ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,

**10** ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੈਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।

**11** ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!

**12** ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਢਾ, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।

**13** ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫੜਦੇ ਹਨ।

**14** ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ।

**15** ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,

**16** ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।

**17** ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।

**18** ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੁਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ!

**19** ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜ਼ੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!

**20** ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ

হন!

**21** হাএ উহনাং উঁতে জিহড়ে আপটী নিগাহ বিঁচ সিআণে হন, অতে আপটীআং নজ্জরাং বিঁচ বুঁয়বান হন!

**22** হাএ উহনাং উঁতে জিহড়ে ম্য পীণ বিঁচ সুরমে হন, অতে স্রাব তিআর করন বিঁচ সুরবীর হন!

**23** জিহড়ে দুষ্ট নুঁ রিস্বত লৈ কে যরমী ঠহিরাউঁদে হন, অতে যরমীআং দা পরম উনুঁ তেঁ খে লেঁদে হন!

**24** ইস লষ্টী জিদ্বে অঁগা দী লাট টংডে নুঁ খা জাংদী হৈ, অতে সুঁকা ঘাহ লঁব বিঁচ মিট জাংদা হৈ, সে উহনাং দী জড় সজ্জিআংয দাংরুঁ সড় জাদ্বেরী, অতে উহনাং দীআং কলীআং যুঁ দাংরুঁ উঁড় জাটৰীআং, কিউঁ জে উহনাং নে মৈনাং দে যহেবাহ দী বিদ্বস্থা নুঁ রংদ কীতা অতে ইসরাষ্টেল দে পদ্বিঁতুর পুরখ দা ফ্রমান তুঁছ জাণিআ।

**25** ইস লষ্টী যহেবাহ দা ক্রোয আপটী পরজা উঁতে ভজক উঁঠিআ, উস নে আপণা হঁস উহনাং দে উঁতে চুকিআ, অতে উহনাং নুঁ মারিআ, তাং পরবত কঁস গাএ, অতে উহনাং দীআং লেখা কুঁড়ে দাংরুঁ গালীআং বিঁচ পদ্বীআং মন, ইস দে বাদ্বজুদ উহ দা ক্রোয নহীঁ হটিআ, সরোঁ উহ দা হঁস হুণ তঁক চুকিআ হোইআ হৈ।

**26** উহ দুৰ-দুৰ দীআং কৌমাং লষ্টী ঝঁঁড়া খড়া করেগা, অতে উস লষ্টী যরতী দীআং হঁদাং তেঁ সীটী বজাদেগা, তাং দেখে, উহ তুরত-ফুরত আউঁদী হৈ।

**27** উস বিঁচ না কোষ্টী খঁকদা, না কোষ্টী ঠেড়া খাংদা, না কোষ্টী উঁঘলাউঁদা, না কোষ্টী সেঁদা, না কিমে দা কমরব্বদ খুঁলুদা হৈ, না কিমে দী জুঁতী দা উসমা টুঁটদা হৈ।

**28** উনুঁ দে তীর ডিঁখে, অতে উনুঁ দে সারে যণ্টঁখ কঁসে হোঁদে হন, উনুঁ দে ঘোঁজিআং দে সুব চকমক জিরে, অতে উনুঁ দে পরীষে বাদৰেলে জিরে জাপদে হন।

**29** উনুঁ দা দহাঙ্গনা স্লেরনী দাংরুঁ অতে উহ জুআন স্লের দাংরুঁ দহাঙ্গদে হন, উহ গঁজদে হন অতে স্লিকার ঢড়ুদে হন, দেৱ উস নুঁ সুখালে গী লৈ জাংদে হন অতে ছড়াউণ বালা কোষ্টী নহীঁ হুঁদা।

**30** উস দিন উহ উস দে উঁতে সমুর্দর দী গরজ ঘাংঁগুঁ গঁজণগো, জে কোষী দেস ঘঁল তঁকে, তাং উস নুঁ হনুরা অতে দুঁখ বিখাণী দেবেগা, অতে চানন বঁদলাং দে কারন হনুরা হো জাদেগা।

## 6

### মেঁবা দে লাঈ যসাযাহ দী বুলাহট

**1** উঁজ্জিযাহ রাজা দী মেঁত দে সাল মেঁ পুঁড়ু নুঁ বহুত উঁচে মিঁঘাস্ট উঁতে বিরাজমান দেবিখিআ অতে উহ দে বসতর দে পঁলে নাল ভবন ভর গিআ।

**2** উহ দে উতারাং সরাঢ়ীম খলেতে সন। হরেক দে ছে-ছে খৰ্ব সন, উহ দে খৰ্বাং নাল আপণা মুঁহ ঢঁকদে সন, অতে দে নাল আপণে পৈর ঢঁকদে অতে দে নাল উঁড়দে সন।

**3** উহ ইঁক দূনে নুঁ পুকার-পুকার কে আখদে সন, - “সৈনাং দা যহোব্বাহ পদিঁতর, পদিঁতর, পদিঁতর, সারী যরতী উহ দে পরতাপ নাল ভরী হেষী হৈ।”

**4** অতে পুকারণ ঘালে দী অবাজ্জ তেঁ সরদল দীআং নীহাং হিঁল গাঈআং অতে ভবন যুঁষ্টেঁ নাল ভর গিআ।

**5** তদ মেঁ আখিআ, হাএ মেরে উঁতে! মেঁ তাং নাস হো গিআ! মেঁ তাং ভরিস্ট বুঁলুঁ ঘালা মনুঁখ হাং, অতে ভরিস্ট বুঁলুঁ ঘালে লেকাং দিঁচ বঁসদা হাং! কিউঁ জে মেরীআং অঁখাং নে সৈনাং দে যহোব্বাহ মহারাজা অযীরাজ নুঁ দেবিখিআ হৈ!

**6** তদ সরাঢ়ীম দিঁচে ইঁক মেরে ঘঁল উঁড় কে আইিআ অতে উহ দে হঁচ দিঁচ ইঁক বঁখদা হোইিআ কেলা সী, জিহজ্জা উস নে জগবেদী দে উঁতে জিমটে নাল চুঁকিআ সী।

**7** তদ উস নে ইহ আখ কে মেরে মুঁহ নুঁ ছুহিআ, দেখ ইস নে তেরে বুঁলুঁ নুঁ ছুহিআ হৈ অতে তেরী বস্তি দুর হোষী অতে তেরা পাপ ঢঁকিআ গিআ হৈ।

**8** ফের মেঁ পুঁড়ু দী অবাজ্জ ইহ আখদে হোষে সুষ্টী, মেঁ কিসনুঁ ভেজাং অতে কেঁট সাড়ে লাঈ জাদেগা? তদ মেঁ আখিআ, মেঁ হাজ্জর হাং, মেঁনুঁ ভেজো।

**9** উস নে আখিআ, জা অতে ইস পরজা নুঁ আখ, - তুসীঁ সুণ্টে রহে পর সমঝে না, অতে দেখদে রহে পর বুঁঝে না,

**10** ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।

**11** ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਗਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।

**12** ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੁਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।

**13** ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੱਖ ਜਦ ਉਹ ਵੱਡੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ।

## 7

### ਰਾਜਾ ਆਹਾਜ਼ ਨੂੰ ਇੱਕ ਸੰਦੇਸ਼

**1** ਤਦ ਅਜਿਹਾ ਹੋਇਆ ਕਿ ਉੱਜੀਯਾਹ ਦੇ ਪੇਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੁਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿਤ ਨਾ ਸਕੇ।

**2** ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।

**3** ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਾਅਰ ਯਾਸੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ।

**4** ਅਤੇ ਤੂੰ ਉਹ ਨੂੰ ਆਖ, ਖਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,

**5** ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,

**6** ਆਓ, ਅਸੀਂ ਯਹੁਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਛੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।

**7** ਪਰ ਪ੍ਰਭੂ ਯਹੋਵਾਹ ਇਹ ਫਰਮਾਉਂਦਾ ਹੈ, ਇਹ ਯੋਜਨਾ ਸਫਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ,

**8** ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।

**9** ਇਫਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।

### ਇੰਮਾਨੂਏਲ ਦਾ ਨਿਸ਼ਾਨ

**10** ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ,

**11** ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ,

**12** ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।

**13** ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?

**14** ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।

**15** ਉਹ ਦਰੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।

**16** ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।

**17** ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫਰਾਈਮ ਯਹੁਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸੂਰ ਦੇ ਰਾਜੇ ਦੇ ਦਿਨ।

**18** ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੁਮੱਖੀ ਨੂੰ ਜਿਹੜੀ ਅੱਸੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।

**19** ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।

**20** ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ ਮੁੰਨ ਸੁੱਟੇਗਾ ਅਤੇ ਦਾੜੀ ਵੀ ਮੁੰਨ ਦੇਵੇਗਾ।

**21** ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ।

**22** ਅਤੇ ਉਨ੍ਹਾਂ ਦੇ ਦੁੱਧ ਦੀ ਵਾਫਰੀ ਦੇ ਕਾਰਨ ਉਹ ਦਰੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਰੀਂ ਤੇ ਸ਼ਹਿਦ ਖਾਇਆ ਕਰਨਗੇ।

**23** ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕਲ ਹੁੰਦਾ ਸੀ, ਉਥੋਂ ਕੰਡੇ ਅਤੇ ਕੰਡਿਆਲੇ ਹੀ ਹੋਣਗੇ।

**24** ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ।

**25** ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁਟੇ ਜਾਂਦੇ ਸਨ, ਉਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।

## 8

**1** ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”

**2** ਸੇ ਮੈਂ ਉਹਿੰਧਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਰਾਵਾਹ ਬਣਾਇਆ।

**3** ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ,

**4** ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।

### ਅੱਸੂਰ ਦੇ ਰਾਜੇ ਦਾ ਆਉਣਾ

**5** ਯਹੋਵਾਹ ਫੇਰ ਮੇਰੇ ਨਾਲ ਬੋਲਿਆ:

**6** ਇਸ ਲਈ ਕਿ ਇਸ ਪਰਜਾ ਨੇ ਸੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰਸੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।

**7** ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ਼ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਰਗਾ।

**8** ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਰਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂੰਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ!

**9** ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!

**10** ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੂਰ ਸਾਡੇ ਨਾਲ ਹੈ।

### ਪਰਮੇਸ਼ੂਰ ਵੱਲੋਂ ਚੇਤਾਵਨੀ

**11** ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖਬਰਦਾਰ ਕੀਤਾ।

**12** ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।

**13** ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੌਨੇ ਅਤੇ ਉਸੇ ਤੋਂ ਡਰੇ ਅਤੇ ਉਸੇ ਦੇ ਸਾਹਮਣੇ ਕੰਬੋ।

**14** ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੁਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸਲਾਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।

**15** ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜ੍ਹੇ ਜਾਣਗੇ।

### ਮਰਿਆਂ ਤੋਂ ਪੁੱਛਾਂ ਲੈਣ ਦੇ ਵਿਰੁੱਧ ਚੇਤਾਵਨੀ

**16** ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ।

**17** ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ।

**18** ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।

**19** ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹਾਂ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?

**20** ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਰੀ।

### ਸੰਕਟ ਦਾ ਸਮਾਂ

**21** ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਲਣਗੇ ਅਤੇ ਆਪਣੇ ਮੂੰਹ ਉਤਾਰਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ।

**22** ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਤੁਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਰੀ! ਅਤੇ ਉਹ ਗੁੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ ।

## 9

### ਸ਼ਾਂਤੀ ਦਾ ਰਾਜਕੁਮਾਰ

**1** ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਧਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ ।

**2** ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨੁਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਥੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ ।

**3** ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੁਰਮੇ ਬਾਗ-ਬਾਗ ਹੁੰਦੇ ਹਨ ।

**4** ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ ।

**5** ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੰਗ ਦੇ ਬਾਲਣ ਵਾਂਗੂ ਸਾਡੇ ਜਾਣਗੇ ।

**6** ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੌਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ ।”

**7** ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ,

ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

### ਇਸਰਾਏਲ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ

**8** ਪ੍ਰਭੂ ਨੇ ਯਾਕੂਬ ਨੂੰ ਬਚਨ ਭੇਜਿਆ, ਅਤੇ ਉਹ ਇਸਰਾਏਲ ਵਿੱਚ ਪਰਗਟ ਹੋਇਆ ਹੈ।

**9** ਅਤੇ ਸਾਰੇ ਲੋਕ, ਅਤੇ ਇਫਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ,

**10** ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਪਰ ਉਸਾਰਾਂਗੇ, ਗੁੱਲਰ ਤਾਂ ਵੱਡੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।

**11** ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।

**12** ਅਰਾਮੀ ਅੱਗੇ ਅਤੇ ਫਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

**13** ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।

**14** ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਾਹਣੀ ਅਤੇ ਕਾਨਾ ਇੱਕੋ ਦਿਨ ਵੱਡੇ ਸੁੱਟਿਆ,

**15** ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।

**16** ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।

**17** ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

**18** ਬੁਰਿਆਈ ਤਾਂ ਅੱਗ ਵਾਂਗੂ ਬਲਦੀ ਹੈ, ਉਹ ਕੰਢੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਦੇ ਦੇ ਗੂੜੇ ਬੱਦਲਾਂ ਵਿੱਚ ਉਤਾਰਾਂ ਚੜ੍ਹਦੀ ਹੈ।

**19** ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ।

**20** ਕੋਈ ਸੱਜੇ ਹੱਥ ਵੱਲੋਂ ਕੁਝ ਖੋਏ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,

**21** ਮਨੁੱਸ਼ਹ ਇਫਰਾਈਮ ਅਤੇ ਇਫਰਾਈਮ ਮਨੁੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

## 10

**1** ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜੁਲਮ ਨੂੰ ਲਿਖੀ ਜਾਂਦੇ ਹਨ!

**2** ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੌਜੂਦ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਏ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ!

**3** ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨਹੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?

**4** ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਡਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

### ਅੱਸੂਰ ਦਾ ਰਾਜਾ - ਪਰਮੇਸ਼ੂਰ ਦੇ ਕ੍ਰੋਧ ਦਾ ਸਾਧਨ

**5** ਹਾਏ ਅੱਸੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।

**6** ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂ ਉਹਨਾਂ ਨੂੰ ਮਿੱਧੇ।

**7** ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਡੇ ਸੁੱਟਣਾ ਹੈ।

**৮** উহ তঁ আখদা হৈ, ভলা মেরে সাৰে সুবেদাৰ রাজিআন্ব ঘৰগো নহীন?

**৯** কী কলনে, কৰকমীস্ব ঘৰগো নহীন? কী হমাষ, অৱপাদ ঘৰগো অতে সামৰিয়া দেমিস্ক ঘৰগো নহীন?

**১০** জিদে মেৰা হঁঁচ বুঁতাং নাল ভৰে হৈষে রাজাং তঁক পুৰ্বিচিআ, জিনুঁ দীআঁ খেদীআঁ হৈষীআঁ মূৰতীআঁ, যৰুস্লাম অতে সামৰিয়া দীআঁ মূৰতাং নালেঁ বহুতীআঁ সন,

**১১** জিদে মেঁ সামৰিয়া অতে উস দে বুঁতাং নাল কীতা, ভলা, উসে তৰুঁ হী মেঁ যৰুস্লাম অতে উস দীআঁ মূৰতীআঁ নাল না কৰাং?

**১২** তদ অজিহা হৈবেগা কি জদ পুৰু সীঝেন দে পৰিষত অতে যৰুস্লাম বিঁচ আপণা সাৰা কিম মুকা লৈবেগা, তঁ মেঁ অঁসুৰ দে রাজে নুঁ উস দে ঘৰঙ্গী দিল দী কৰনী অতে উস দীআঁ উচীআঁ অঁখাঁ দী স্থান দী সজ্জা দিয়াঁগা।

**১৩** উহ তঁ আখদা হৈ, মেঁ আপণে হঁঁচ দে বল নাল ইহ কীতা, নালে আপটী বুঁধী নাল কিউ জে মেঁ সমষ্ট রঁখদা হাং! মেঁ লেকাং দীআঁ সাৰীআঁ হঁদাং নুঁ সৱকাইআ অতে উনুঁ দে রঁখে হৈষে মাল-যন নুঁ লুঁটিআ, অতে সুৱে দ্বাংগুঁ মেঁ গঁদীআঁ উচৈ বিৱাজমান হৈণ ঵ালিআঁ নুঁ হৈঠাং লাহ দিঁতা!

**১৪** মেরে হঁঁচ নে লেকাং দে মাল-যন নুঁ অঁইবে লুঁভ লিআ হৈ, জিদে কেষী আলুটে নুঁ লুঁভ লেন্দা, অতে জিদে কেষী ছঁড়ে হৈষে আঁংডে সমেটদা হৈ, উসে তৰুঁ হী মেঁ সাৰী যৰতী নুঁ সমেট লিআ, অতে না কিমে নে খুঁভ হিলাইআ, না মুঁহ খেলিআ, না চৰ্চি-চৰ্চি কীতী।

**১৫** ভলা, কুহাঙ্গা আপণে চলাউণ ঵ালে অঁৰো আকড়ে? কী আৱা আপণে খিঁচণ ঵ালে অঁৰো গুৰুৰ কৰে? কী ডেঁড়া আপণে চুঁকণ ঵ালে নুঁ হিলাঢ়ে, জাং লাঠী উহ নুঁ চুঁকে জিহঙ্গা লুক্ক নহীন হৈ!

**১৬** ইস লদী পুৰু, সৈনাং দা যহোবাহ, উহ দে রিস্ট-পুস্ট সুৰমিআঁ বিঁচ নিৰবল কৰন ঵ালে রেগ ঘঁলেগা অতে উহ দে তেজ দে হেঠাং অঁগ দে সাজে দ্বাংগুঁ সাজ বলেৰী।

**১৭** ইসৱাএল দী জেত অঁগ, অতে উহ দা পদ্বিঁতৰ পুৰখ লঁৰ হৈবেগা, উহ উস দে কেঁডে অতে কৰ্ণিঙ্গালে ইঁকৈ হী দিন বিঁচ সাজ কে ভসম কৰ দেবেগা।

18 ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।

19 ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।

### ਬਚੇ ਹੋਏ ਇਸਰਾਏਲੀਆਂ ਦੀ ਵਾਪਸੀ

20 ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।

21 ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।

22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

23 ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।

### ਪਰਮੇਸ਼ੁਰ ਅੱਸੂਰ ਨੂੰ ਸਜ਼ਾ ਦੇਵੇਗਾ

24 ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।

25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।

26 ਸੈਨਾਂ ਦਾ ਯਹੋਵਾਹ ਉਨ੍ਹਾਂ ਨੂੰ ਕੋਰੜੇ ਨਾਲ ਮਾਰੇਗਾ, ਜਿਵੇਂ ਓਰੇਬ ਦੀ ਚੱਟਾਨ ਉਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉਤੇ ਹੋਵੇਗੀ।

27 ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਹਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋਝਿਆ ਜਾਵੇਗਾ।

### ਅੱਸੂਰੀ ਸੈਨਾਂ ਦਾ ਹਮਲਾ

**28** ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ!

**29** ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਉਲ ਦਾ ਗਿਬਾਹਾ ਪਿੰਡ ਨੱਠ ਤੁਰਿਆ!

**30** ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਥੋਥ, ਉਹ ਨੂੰ ਉੱਤਰ ਦੇ!

**31** ਮਦਮੇਨਾਹ ਨਗਰ ਭੱਜ ਤੁਰਿਆ, ਗੋਬੀਮ ਨਗਰ ਦੇ ਵਾਸੀ ਪਨਾਹ ਭਾਲਦੇ ਹਨ।

**32** ਅੱਜ ਦੇ ਦਿਨ ਉਹ ਨੇਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਾਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ।

**33** ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਡੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ।

**34** ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਡ ਸੁੱਟੇਗਾ, ਅਤੇ ਲਬਾਨੇਨ ਤੇਜਵਾਨ ਪਰਮੇਸ਼ੁਰ ਦੇ ਹੱਥੋਂ ਨਾਸ ਕੀਤਾ ਜਾਵੇਗਾ।

## 11

### ਸ਼ਾਂਤੀ ਦਾ ਰੂਜ਼

**1** ਯੌਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।

**2** ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੰਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।

**3** ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫੈਸਲਾ ਦੇਵੇਗਾ।

**4** ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।

**5** ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵੱਡਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।

**6** ਬਿਧਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।

**7** ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲਦ ਵਾਂਗੁੰ ਘਾਹ ਖਾਵੇਗਾ।

**8** ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।

**9** ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।

### ਗੁਲਾਮੀ ਵਿੱਚ ਗਏ ਹੋਏ ਲੋਕ ਵਾਪਸ ਮੁੜਨਗੇ

**10** ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।

**11** ਅਤੇ ਉਸ ਦਿਨ ਪ੍ਰਭੁ ਦੁਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸੂਰ ਤੋਂ, ਮਿਸਰ ਤੋਂ, ਪਖਰੋਸ ਤੋਂ, ਕੂਸ ਤੋਂ, ਏਲਾਮ ਤੋਂ, ਸਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।

**12** ਉਹ ਕੌਮਾਂ ਲਈ ਇੱਕ ਝੰਡਾ ਖੜ੍ਹ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।

**13** ਇਫਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫਰਾਈਮ ਨਾਲ ਵੈਰ ਨਾ ਰੱਖੇਗਾ।

**14** ਪਰ ਉਹ ਪੱਛਮ ਵੱਲ ਫਲਿਸਤੀਆਂ ਦੇ ਮੋਢੇ ਉੱਤੇ ਝੱਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੇਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੰਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।

**15** ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੌਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ

ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।

**16** ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।

## 12

**ਧੰਨਵਾਦ ਦਾ ਗੀਤ**

**1** ਉਸ ਦਿਨ ਤੂੰ ਆਖੇਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੋਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।

**2** ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।

**3** ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।

**4** ਅਤੇ ਉਸ ਦਿਨ ਤੁਸੀਂ ਆਖੇਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।

**5** ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।

**6** ਹੇ ਸੀਜੇਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

## 13

**ਪਰਮੇਸ਼ੁਰ ਬਾਬਲ ਨੂੰ ਸਜ਼ਾ ਦੇਵੇਗਾ**

**1** ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -

**2** ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!

**3** ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪੁਸ਼ੰਨ ਹੁੰਦੇ ਹਨ।

**4** ਪਹਾੜਾਂ ਉੱਤੇ ਇੱਕ ਰੌਲੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!

**5** ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!

**6** ਤੁਸੀਂ ਧਾਰਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂ ਆਵੇਗਾ।

**7** ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ ਜਾਵੇਗਾ।

**8** ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਅੰਤਰ ਵਾਂਗੂ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਢੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੁੱਖਦੇ ਹੋਣਗੇ।

**9** ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ਼ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।

**10** ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।

**11** ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

**12** ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।

**13** ਇਸ ਲਈ ਮੈਂ ਅਕਾਸ਼ ਨੂੰ ਕਾਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ਼ ਗੁੱਸੇ ਦੇ ਦਿਨ ਹੋਵੇਗਾ।

**14** ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂ ਅਤੇ ਉਸ ਭੇਡ ਵਾਂਗੂ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।

**15** ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ

ਜਾਵੇ ਤਲਵਾਰ ਨਾਲ ਛਿੱਗੇਗਾ।

**16** ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।

**17** ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖਸ਼ ਹੁੰਦੇ ਹਨ।

**18** ਉਨ੍ਹਾਂ ਦੇ ਧਣੁੱਥ ਜੁਆਨਾਂ ਨੂੰ ਵਿੰਨੁਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।

**19** ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸਾਨ ਹੈ, ਸਦੂਮ ਅਤੇ ਅਮੁਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।

**20** ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਜਾਲੀ ਉੱਥੇ ਆਪਣੇ ਇੱਜ਼ ਬਿਠਾਉਣਗੇ।

**21** ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।

**22** ਬਿੱਜੂ ਉਨ੍ਹਾਂ ਦੇ ਖੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ।

## 14

### ਗੁਲਾਮੀ ਵਿੱਚੋਂ ਮੁੜਨਾ

**1** ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।

**2** ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।

### ਬਾਬਲ ਦੇ ਰਾਜੇ ਦਾ ਪਤਨ

**৩** জিস দিন যহোব্বাহ তৈনুঁ তেরী পীজ্জ তেঁ অতে তেরী তকলীফ্ফ তেঁ অতে উস অঁখী টহিল তেঁ জিস দে নাল তেরে তেঁ টহিল করাঈ গাঈ তৈনুঁ অরাম দেহে,

**৪** তাং তুঁ বাবল দে রাজে দে বিরুয় ইহু খেলী মার্ম অতে আখী - দুঃখ দেণ ঵ালা কিবে মুক গিআ, অতে সুনহিরা সখান কিবে নবুঁট গিআ!

**৫** যহোব্বাহ নে দুশ্টান দী লাঠী, অতে হাকম দা অঁসা ভেন সুঁটিআ,

**৬** জিহজ্জা লেকাং নুঁ কহির নাল মারদা রহিংদা সী, জিহজ্জা কৌম উঁতে ক্ষেপ নাল রাজ করদা সী, অতে বিনুঁ রেক-টেক সতাউঁদা সী।

**৭** সারী ধরতী চেন অতে অরাম করদী হৈ, উহু খুলু কে জৈকাৰে গজাউতে হন।

**৮** সুরু দী তেরে উঁতে অন্দ করদে হন, লবানেন দে দিআৱ দী, - জড়ে দা তুঁ ডিঙিগিআ, সাডে উঁতে ঘঁচুণ ঵ালা কেষী নহী আইিআ।

**৯** হেঁ পতাল তেরে লাঈ হিল পিআ হৈ, কি তেরে আউণ দা সুআগত করে, উহু তেরে লাঈ মুৰদিআন নুঁ, অৱশাত ধরতী দে সারে আগুআন নুঁ জগাউঁদা হৈ। উহু নে কৌম দে সারে রাজিআন নুঁ উনুঁ দে সিংঘাসণ তেঁ খন্না কর দিঁতা হৈ।

**১০** উহু সারে তৈনুঁ উঁতুর দেণগো অতে আখণগো, তুঁ দী সাডে বাংগু নিৰবল কীতা গিআ হৈন! তুঁ সাডে বাংগু হৈ গিআ হৈন!

**১১** তেরী চমক-দমক অতে তেরীআন বৰবৰতুঁ দী অহাজ্জ পতাল বিঁচ লাহী গাঈ, কীজ্জে তেৰে হেঠ বিছাএ গাএ, অতে কিম হী তেৰা ওড়ুনা হন।

**১২** তুঁ অকাস্ত তেঁ কিবে ডিঙ পিআ, হে দিন দে তাৰে\*, ফজুৰ দে পুঁতুর! তুঁ কিবে ধরতী তঁক ঘঁড়িআ গিআ, হে কৌম দে ঢাউণ ঵ালে!

**১৩** তুঁ আপণে দিল বিঁচ আধিআ কি মেঁ অকাস্ত উঁতে চড়ু জাংবাংগা, পৰমেসুৰ দে তাৰিআন তেঁ উতাহান, মেঁ আপণা সিংঘাসণ উঁচা কৰাংগা, অতে মেঁ মেঁডলী দে পৰবত উঁতে উঁতুর দীআন হঁদাং বিঁচ বৈঠাংগা।

**১৪** মেঁ বঁদলান দীআন উঁচিআষ্টীআন তে চড়ু জাংবাংগা, মেঁ আপ নুঁ অঁত মহান জিহা বণ্টাবাংগা!

**১৫** পৰ তুঁ পতাল তঁক, সৱো টেঁকে দী ডুঁঘিআষ্টী তঁক হেঠাং লাহিআ জাবেঁগা।

\* 14:12 বাবল দা রাজ

**16** তেরে দেখছি বালে তেরি বঁল তঁকণগো, উহ তেরে উঁতে গৌর করনগো, ভলা, ইহ উহ মনুঁখ হৈ জিস নে যৰতী নূঁ কাংঘা লা দিঁতা, অতে রাজা নূঁ হিলা দিঁতা?

**17** জিস নে জগত উজাজ্জ জিহা কর দিঁতা, অতে উস দে স্থির ঢাহ সুঁটে? জিস নে আপণে কৈদীআঁ নূঁ ঘরীঁ না জাণ দিঁতা?

**18** কৈমাঁ দে সারে রাজে, হাঁ, সারিআঁ দে সারে, স্থান নাল লেটদে হন, হরেক আপণী সমাপ্য দিঁচ।

**19** পর তুঁ খিণাউণী টহিণী বাংগুঁ আপণী কবৰ তেঁ পরে সুঁটিআ গিআ, তুঁ দেঁড়িআঁ হৈইআঁ দীআঁ লেঘাঁ নাল খিরিআ হৈইআ হৈ, জিহজ্জে তলবার নাল দিঁনু গাএ, জিহজ্জে টেষ্টে দে পঁচৰাং কোল হেঠাং লাহে গাএ, উস লেঘ বাংগুঁ জিহজ্জি মিঁঘী গাঈ হোবে।

**20** তুঁ উনুঁ নাল কব্দন দ্বন্দন দিঁচ না রলেঁগা, তুঁ জো আপণে দেস নূঁ দিগ্রান কীতা, তুঁ জো আপণে লোকাং নূঁ দেঁচ সুঁটিআ! কুকুরমীআঁ দে দৰ্ম্ম দা নাম কদী নৰ্হী পুকাৰিআ জাদ্বেগা।

**21** উনুঁ দে পুৰখিআঁ দী বধী দে কাৰন, উহ দে পুঁতৰাং দে দেঁচে জাণ দী তিআৰী কৰে, কিতে অজিহা না হোবে কি উহ উঁচ কে দেস উঁতে কবজ্জা কৰ লৈণ, অতে জগত নূঁ স্থিরণ নাল ভৰ দেণ।

### পৰমেশুৱ বাবল দা নাম কৰেগা

**22** সৈনাং দে যহোবাহ দা বাক হৈ, মেঁ উনুঁ দে দিগ্রুঁ উঁঠাংগা, অতে বাবল দা নাম অতে নিস্তান মিটা দিআংগা অতে উহ দে পুঁতৰ-পেতৰে নস্ত কৰ দিআংগা, ইহ যহোবাহ দা বাক হৈ।

**23** মেঁ উহ নূঁ কঁড়লে দী মীৰাস, অতে পাণী দীআঁ ঢাবাং ঠহিৰাবাংগা, অতে মেঁ উহ নূঁ তৰাহী দে শাঙু নাল হুঁশ সুঁটাংগা, সৈনাং দে যহোবাহ দা বাক হৈ।

### পৰমেশুৱ অঁসুৰীআঁ দা নাম কৰেগা

**24** সৈনাং দে যহোবাহ নে সহুঁ খাপী, কি নিস্ত গ জি঵েঁ মেঁ ঠাণিআ, তিবেঁ হৈ জাদ্বেগা, অতে জিবেঁ মেঁ যোজনা বণাঈ, তিবেঁ উহ কাইম রহেগী,

**25** ਜੋ ਮੈਂ ਅੱਸੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾਡਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਹਿਆਂ ਤੋਂ ਹਟ ਜਾਵੇਗਾ ।

**26** ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ ।

**27** ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?

### ਪਰਮੇਸ਼ੂਰ ਫਲਿਸਤੀਆਂ ਦਾ ਨਾਸ ਕਰੇਗਾ

**28** ਆਹਾਜ਼ ਰਾਜੇ ਦੀ ਮੌਤ ਦੇ ਸਾਲ ਇਹ ਅਗੰਮ ਵਾਕ ਹੋਇਆ,

**29** ਹੇ ਫਲਿਸਤੀਓਂ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੇ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ ।

**30** ਤੁਦ ਗਰੀਬਾਂ ਦੀ ਸੰਤਾਨ ਭੋਜਨ ਖਾਵੇਗੀ ਅਤੇ ਕੰਗਾਲ ਚੈਨ, ਨਾਲੁ ਲੇਟਣਗੇ, ਪਰ ਮੈਂ ਤੁਹਾਡੀ ਜੜ੍ਹੇ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰੇ ਬਚੇ ਹੋਏ ਵੱਡੇ ਜਾਣਗੇ ।

**31** ਹੇ ਫਾਟਕ, ਧਾਰਾਂ ਮਾਰ! ਹੇ ਸ਼ਹਿਰ, ਦੁਹਾਈ ਦੇ! ਹੇ ਫਲਿਸਤ, ਤੁੰ ਸਾਰੇ ਦਾ ਸਾਰਾ ਪਿਘਲ ਜਾ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ ।

**32** ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ ।

## 15

### ਪਰਮੇਸ਼ੂਰ ਮੋਆਬ ਦਾ ਨਾਸ ਕਰੇਗਾ

**1** ਮੋਆਬ ਦੇ ਵਿਖੇ ਅਗੰਮ ਵਾਕ । ਮੋਆਬ ਦਾ ਆਰ ਨਗਰ ਇੱਕ ਹੀ ਗੁਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ ।

**2** ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਰਾਂ ਗਿਆ, ਨਥੇ ਅਤੇ ਮੇਦਬਾ ਉੱਤੇ ਮੋਆਬ ਧਾਰਾਂ ਮਾਰਦਾ ਹੈ । ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ ।

**3** ਰਾਹਾਂ ਵਿੱਚ ਉਹ ਤੱਪੜ ਪਹਿਨਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਰਾਂ ਮਾਰਦਾ ਹੈ।

**4** ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।

**5** ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਰੋੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।

**6** ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।

**7** ਇਸ ਲਈ ਜੋ ਵੀ ਮਾਲ-ਧਨ ਉਨ੍ਹਾਂ ਨੇ ਕਮਾਇਆ ਅਤੇ ਜੋ ਕੁਝ ਜੋੜ-ਜੋੜ ਕੇ ਇਕੱਠਾ ਕੀਤਾ, ਉਸ ਨੂੰ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਕੇ ਲੈ ਜਾਣਗੇ।

**8** ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੁੰਜ ਉੰਠਿਆ ਹੈ, ਉਹ ਦੀਆਂ ਧਾਰਾਂ ਅਗਲਾਇਮ ਤੱਕ ਅਤੇ ਉਹ ਦਾ ਵਿਰਲਾਪ ਬਾਏਰ-ਏਲੀਮ ਤੱਕ ਪਹੁੰਚਦਾ ਹੈ।

**9** ਦੀਮੇਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਪਰ ਤਾਂ ਵੀ ਮੈਂ ਦੀਮੇਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਦੇਸ ਦੇ ਬਕੀਏ ਉੱਤੇ ਬੱਬਰ ਸ਼ੇਰ ਲਿਆਵਾਂਗਾ।

## 16

### ਮੋਆਬ ਦੀ ਨਿਰਾਸ਼ਾਜਨਕ ਸਥਿਤੀ

**1** ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।

**2** ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੇਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।

**3** ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਰੋੜੇ ਨੂੰ ਨਾ ਫੜ੍ਹਾ।

**৪** মেরে কঁচিইআং হোইআং নুং আপণে বিঁচ টিকা লৈ, মোআষ লষ্টী লুটেরে দে  
মুঁহেঁ তুং উস দী ওট হৈ। জদ জ্ঞালম মুঁক গিআ, উদ বৰবাদী খতম হৈ  
জাদেরী, মিঁযণ বালে দেম তঁ মিট গাষে,

**৫** উদ ইঁক সিঁঘাসণ দজা নাল কাইম কীতা জাদেরা অতে উহ দে উঁতে  
দাউিৎ দে তঁবু বিঁচ সচিআষ্টী নাল উহ বৈঠেগা, জিহজ্ঞা সচিআষ্টী নাল  
নিআং করেগা, অতে যৰম দে কৰ্ম কৰন বিঁচ ঢুরতী করেগা।

**৬** অসী মোআষ দে হেঁকার দে বিখে সুণিআ, কি উহ অঁত হেঁকারী হৈ, অতে  
উহ দে ঘৰ্মড, উহ দে হেঁকার, অতে উহ দে অঁখজ্ঞপণ বিখে দ্বী, - পৰ উহ  
দীআং গৱ্পাং কুশ দ্বী নৰ্হী হন।

**৭** ইস লষ্টী মোআষ, মোআষ লষ্টী যাহাং মাৰেগা, হৰেক যাহাং মাৰেগা,  
কীৰ-হৰাসখ কসবে দী সেৰী দীআং পিন্নীআং লষ্টী তুসী হেঁকে লৈ-লৈ কে  
ৰেৱেগো।

**৮** হঃঃবেন পিঁড দীআং পেলুীআং, সিবমাহ পিঁড দীআং ঵েলাং সুঁক  
গাষ্টীআং। কেঁমাং দে মালকাং নে উহ দীআং চেঁরীআং টহিণীআং ভেন সুঁটীআং,  
উহ যাজ্ঞের পিঁড তঁক পহুঁচীআং, উহ উজাঙ্গ বিঁচ দৈল গাষ্টীআং, উহ দীআং  
স্থাখাং পিঁলু গাষ্টীআং, উহ সমুদৰে পৰ লঁঘ গাষ্টীআং।

**৯** ইস লষ্টী মেঁ দ্বী যাজ্ঞের দে নাল সিবমাহ দী দৈল লষ্টী রেৱাংগা। হে  
হঃঃবেন অতে অলালেহ, মেঁ তৈনুং আপণে হেঁকুৰাং নাল ভিউ দিআংগা, কিউঁ  
জো তেৰে গৱামী দে ফলাং উঁতে অতে তেৰী ফ্লসল উঁতে হেণ বালা অন্দে দিঁলা  
পৈ গিআ,

**১০** অন্দে অতে খুস্তী ফ্লদাৰ পেলী বিঁচে লৈ লষ্টী গাষ্টী, অঁগুৰী বাগাং  
বিঁচ জৈকাৰে না ললকাৰে জাণো, কোষী লতাঙ্গন বালা হেঁদাং বিঁচ রস নৰ্হী  
লতাঙ্গেগা, মেঁ লতাঙ্গুৰাং দা স্বাধ বঁচ কৰ ছেঁড়িআ হৈ।

**১১** ইস লষ্টী মেৰা মন মোআষ লষ্টী বৰবত বাংৰু বিৱলাপ কৰদা হৈ,  
অতে মেৰা দিল কীৰ-হৰস লষ্টী দ্বী।

**১২** অজিহা হৈৱেগা কি জদ মোআষ হাজ্ঞ হৈৱেগা, জদ উহ উঁচে স্বান  
উঁতে বঁক জাদেগা, তাং উহ পুৱনু লষ্টী আপণে পহিঁতৰ স্বান নুং  
আদেগা, পৰ উস নুং কোষী লভ না হৈৱেগা।

**১৩** ইহ বৰন উহ হৈ জিহজ্ঞা যৱেৱাহ মোআষ দে বিখে বুত কাল বিঁচ  
বেলিআ,

**14** ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗ੍ਰੀ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।

## 17

**ਪਰਮੇਸ਼ੁਰ ਦੰਮਿਸ਼ਕ ਅਤੇ ਇਸਰਾਏਲ ਨੂੰ ਸਜ਼ਾ ਦੇਵੇਗਾ**

**1** ਦੰਮਿਸ਼ਕ ਸ਼ਹਿਰ ਦੇ ਵਿਖੇ ਅਗ੍ਰੀਮ ਵਾਕ 1 ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜ਼ਿਆ ਹੋਇਆ ਖੰਡਰ ਹੋ ਜਾਵੇਗਾ।

**2** ਅਰੋਏਰ ਦੇ ਸ਼ਹਿਰ ਤਿਆਰੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।

**3** ਇਫੁਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੇ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

**4** ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੇਟਾ ਸਰੀਰ ਪਤਲਾ ਪੈ ਜਾਵੇਗਾ,

**5** ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੇੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।

**6** ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜੈਤੂਨ ਦੇ ਹਲੂਟੇ ਨਾਲ, ਦੇ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।

**7** ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।

**8** ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉੱਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਹ ਦੀਆਂ ਮੁਰਤਾਂ ਵੱਲ ਨਾ ਸੁਰਜ ਥੰਮ੍ਹਾਂ ਵੱਲ ਵੇਖਣਗੇ।

**9** ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗ੍ਰੀ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।

10 ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,

11 ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੋਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾਂ ਲਵੇਂ, ਪਰ ਫਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।

### ਦੁਸ਼ਮਣ ਦੇਸਾਂ ਦੀ ਹਾਰ

12 ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌੱਲਾ! ਉਹ ਹੜ੍ਹਾਂ ਦੇ ਰੌੱਲੇ ਵਾਂਗੂੰ ਰੌੱਲਾ ਪਾਉਂਦੇ ਹਨ।

13 ਉੱਮਤਾਂ ਬਹੁਤ ਪਾਣੀਆਂ ਦੇ ਰੌੱਲੇ ਵਾਂਗੂੰ ਰੌੱਲਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੈਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝਖੜ-ਝੇਲੇ ਅੱਗੋਂ ਉੱਡ ਜਾਂਦਾ ਹੈ।

14 ਸ਼ਾਮ ਦੇ ਵੇਲੇ, ਵੇਖੋ ਖੌਫ਼ਦ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।

## 18

### ਪਰਮੇਸ਼ੁਰ ਕੂਸ ਨੂੰ ਸਜ਼ਾ ਦੇਵੇਗਾ

1 ਹਾਏ! ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ ਅਰਥਾਤ ਇਖੋਪਿਆ ਦੀਆਂ ਨਦੀਆਂ ਦੇ ਪਾਰ ਹੈ,

2 ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ, ਹੇ ਫੁਰਤੀਲੇ ਦੂਤੇ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।

3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ! ਜਦ ਤੁਰ੍ਹੀ ਛੂਕੀ ਜਾਵੇ, ਤਾਂ ਸੁਣੋ!

**4** ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ਼ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,

**5** ਕਿਉਂ ਜੋ ਵਾਢੀ ਤੋਂ ਪਹਿਲਾਂ ਜਦ ਕਲੀਆਂ ਸੁੱਕ ਗਈਆਂ, ਅਤੇ ਫੁੱਲ ਪੱਕੇ ਅੰਗੂੰਰ ਬਣ ਗਏ, ਉਹ ਸ਼ਾਖਾਂ ਨੂੰ ਦਾਤੀਆਂ ਨਾਲ ਕੱਟ ਦੇਵੇਗਾ, ਅਤੇ ਖਿੱਲਰੀਆਂ ਹੋਈਆਂ ਟਹਿਣੀਆਂ ਨੂੰ ਵੱਡੇ ਦੇ ਇੱਕ ਪਾਸੇ ਕਰ ਦੇਵੇਗਾ,

**6** ਉਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇੱਕਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।

**7** ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ਼ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ।

## 19

### ਪਰਮੇਸ਼ੁਰ ਮਿਸਰ ਨੂੰ ਸਜ਼ਾ ਦੇਵੇਗਾ

**1** ਮਿਸਰ ਦੇਸ ਦੇ ਵਿਖੇ ਅਗੰਸ ਵਾਕ । ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ ਜਾਵੇਗਾ।

**2** ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।

**3** ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।

**4** ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।

**5** ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ,

**6** ਨਹਿਰਾਂ ਬਦਬੂਦਾਰ ਹੋ ਜਾਣਗੀਆਂ, ਮਿਸਰ ਦੇ ਨਾਲੇ ਘੱਟਦੇ-ਘੱਟਦੇ ਸੁੱਕ ਜਾਣਗੇ, ਕਾਨਾ ਤੇ ਪਿਲਛੀ ਗਲ ਜਾਣਗੇ।

**7** ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।

**8** ਮਾਛੀ ਹਾਉਂਕੇ ਭਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ ਵਿਛਾਉਂਦੇ ਹਨ ਫਿੱਲੇ ਪੈ ਜਾਣਗੇ।

**9** ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।

**10** ਦੇਸ ਦੇ ਧਨਵਾਨ ਭੰਨੇ ਜਾਣਗੇ, ਅਤੇ ਸਾਰੇ ਮਜ਼ਦੂਰ ਪ੍ਰਾਣਾਂ ਤੋਂ ਅੱਖੇ ਹੋਣਗੇ।

**11** ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫਿਰਉਣ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫਿਰਉਣ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸਹਾਂ?

**12** ਹਣ ਤੇਰੇ ਸਿਆਣੇ ਕਿੱਥੇ ਹਨ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ।

**13** ਸੋਆਨ ਦੇ ਹਾਕਮ ਮੂਰਖ ਬਣ ਗਏ, ਨੇਢ ਸ਼ਹਿਰ ਦੇ ਆਗੂ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।

**14** ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਰਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਰਮਗਾਉਂਦਾ ਹੈ।

**15** ਫੇਰ ਮਿਸਰ ਲਈ ਕੋਈ ਕੰਮ ਨਹੀਂ ਹੋਵੇਗਾ, ਜਿਹੜਾ ਸਿਰ ਜਾਂ ਪੂਛ, ਖਜੂਰ ਦੀ ਟਹਿਣੀ ਜਾਂ ਕਾਨਾ ਕਰ ਸਕੇ।

### ਮਿਸਰ ਪਰਮੇਸ਼ੁਰ ਦੀ ਉਪਾਸਨਾ ਕਰੇਗਾ

**16** ਉਸ ਦਿਨ ਮਿਸਰੀ ਅੰਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ।

**17** ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ। ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ।

**18** ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ। ਉਨ੍ਹਾਂ ਵਿੱਚੋਂ ਇੱਕ “ਨਾਸ ਨਗਰ” ਅਖਵਾਏਗਾ।

**19** ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮੁ ਹੋਵੇਗਾ।

**20** ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ।

**21** ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾ ਸੁੱਖਣਗੇ ਅਤੇ ਪੁਰੀਆਂ ਵੀ ਕਰਨਗੇ।

**22** ਅਤੇ ਯਹੋਵਾਹ ਮਿਸਰ ਦੇ ਲੋਕਾਂ ਨੂੰ ਮਾਰੇਗਾ, ਉਹੋ ਨਾਲੇ ਮਾਰੇਗਾ ਨਾਲੇ ਚੰਗਾ ਵੀ ਕਰੇਗਾ ਅਤੇ ਉਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਉਹਨਾਂ ਦੀ ਦੁਹਾਈ ਸੁਣੇਗਾ ਅਤੇ ਉਹਨਾਂ ਨੂੰ ਚੰਗਾ ਕਰੇਗਾ।

**23** ਉਸ ਦਿਨ ਮਿਸਰ ਤੋਂ ਅੱਸੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸੂਰੀ ਮਿਸਰ ਵਿੱਚ ਅਤੇ ਮਿਸਰੀ ਅੱਸੂਰ ਵਿੱਚ ਜਾਣਗੇ ਅਤੇ ਮਿਸਰੀ ਅੱਸੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ।

**24** ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ।

**25** ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮਿਰਾਸ ਮੁਬਾਰਕ ਹੋਵੇ।

## 20

### ਨੰਗੇ ਨਬੀ ਦਾ ਨਿਸ਼ਾਨ

<sup>1</sup> ਜਿਸ ਸਾਲ ਅੱਸੂਰ ਦੇ ਰਾਜੇ ਸਰਗੋਨ ਦੇ ਹੁਕਮ ਨਾਲ ਉਸਦਾ ਸੈਨਾਪਤੀ ਤਰਤਾਨ ਅਸ਼ਦੋਦ ਨੂੰ ਆਇਆ ਅਤੇ ਉਹ ਦੇ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ।

<sup>2</sup> ਉਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾ, ਤੱਪੜ ਆਪਣੇ ਲੱਕ ਉਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇ। ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਹ ਅਧਨੰਗਾ ਹੋ ਕੇ, ਨੰਗੀ ਪੈਰੀਂ ਫਿਰਦਾ ਰਿਹਾ।

<sup>3</sup> ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ।

<sup>4</sup> ਉਸੇ ਤਰ੍ਹਾਂ ਹੀ ਅੱਸੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੁਸੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।

<sup>5</sup> ਤਦ ਉਹ ਕੂਸ ਦੇ ਕਾਰਨ ਜਿਸ ਉਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ।

<sup>6</sup> ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੁੱਜੇ ਤਾਂ ਜੋ ਅੱਸੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?

## 21

### ਬਾਬਲ ਦੇ ਪਤਨ ਦਾ ਦਰਸ਼ਣ

<sup>1</sup> ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੇਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।

<sup>2</sup> ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੁੰਗਣਾ ਮੁਕਾ ਦਿੰਦਾ ਹਾਂ।

**৩** এস লষ্টী মেরা লঁক দরদ নাল ভরিআ হৈ, জটন বালী দীআং পীজ্জ়াং বাংগুৰু পীজ্জ়াং নে মেনুৰু ঢজু লিআ হৈ, মেঁ অজিহী বেচেনী বিঁচ হাং কি মেঁ সুণ নহীঁ সকদা, মেঁ অজিহা ঘঘৰা গিআ হাং কি মেঁ ষেখ নহীঁ সকদা।

**৪** মেরা দিল যঝকদা হৈ, কংবণী নে মেনুৰু আ দঁবিআ, জিস স্থাম নুঁ মেঁ লেচদা সী, উহ মেরে লষ্টী কাংঘা বণ গাঈ হৈ।

**৫** উহ ভেজন লষ্টী মেজ লাউঁডে হন, উহ দরীআং বিছাউঁডে হন, উহ খাং-দে-পীডে হন। হে হাকমে, উঠে! ঢালাং নুঁ তেল মলে!।

**৬** কিউঁকি পুঁছু নে মেনুৰু আখিআ হৈ, জা, রাখা খজু কর, জে কুশ উহ ষেখে উহ দঁসে।

**৭** জত উহ অসব্বার, ঘোঁঝ চত্তুআং দে জেঁডে, গাযিআং দে অসব্বার, উঠাং দে অসব্বার ষেখে, তাং ঵ঁঁডে গুঁর নাল গুঁর করে!

**৮** উহ নে ষেবৰ স্তের বাংগুৰু পুকারিআ, হে পুঁছু, মেঁ পহিরে দে বুৰজ উঁতে সারা দিন খজু রহিংদা হাং, অতে রাতাং দীআং রাতাং আপটে পহিরে উঁতে টিকিআ রহিংদা হাং।

**৯** অতে ষেখে! অসব্বার, ঘোঁঝ চত্তুআং দে জেঁডে চলে আউঁডে হন! উহ নে উঁতুর দে কে আখিআ, ডিঁগা পিআ, বাবল ডিঁগা পিআ! উহ দে দেবতিআং দীআং সার্তীআং মুৰতীআং তুঁসে ভেনীআং পষ্টীআং হন।

**১০** হে মেরে গাহ অতে মেরে পিজ্জ দে অন্ন, জে কুশ মেঁ ইসরাএল দে পরমেস্তুৱ সৈনাং দে যহোব্বাহ তঁ সুণিআ হৈ, মেঁ তুহানুঁ দঁস দিঁতা হৈ।

### দুমাহ/অদেম দে ষিখে সেন্দেম

**১১** দুমাহ\* দে ষিখে অগৰ্ম ব্বাক । সেইৰ তঁ কেষী মেনুৰু পুকারদা হৈ, হে রাখে, রাত দী কী খঘৰ হৈ? হে রাখে, রাত দী কী খঘৰ হৈ?

**১২** রাখে নে আখিআ, সব্বের আউঁসী হৈ, অতে রাত হী, জে তুসীঁ পুঁছণ্টা চাহুঁডে হো তাং পুঁঁছো, ঢের মুঁজ কে আও।

### অৱস দে ষিখে সেন্দেম

**১৩** অৱস দে ষিখুঁয় অগৰ্ম ব্বাক, - হে দদানীআং দে কাঙ্গলিও, তুসীঁ জে অৱস দে জঁগলাং বিঁচ টিকদে হো।

\* 21:11 অৱস খামেস

**14** ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਰੋੜੇ ਲਈ ਆਪਣੀ ਰੋਟੀ ਲੈ ਕੇ ਮਿਲੋ,

**15** ਕਿਉਂ ਜੋ ਉਹ ਤਲਵਾਰ ਤੋਂ, ਸਰੋਂ ਹੁਗੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੋ ਹਨ।

**16** ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।

**17** ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫਰਮਾਇਆ ਹੈ।

## 22

### ਯਰੂਸਲਾਮ ਦੇ ਵਿਖੇ ਸੰਦੇਸ਼

**1** ਦਰਸਣ ਵਾਲੀ ਘਾਟੀ ਦੇ ਵਿਖੇ\* ਅਰੰਮ ਵਾਕ 1 ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?

**2** ਹੇ ਸ਼ੋਰ ਨਾਲ ਭਰੇ ਹੋਏ ਰੌਲੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਡੇ ਹੋਏ ਨਾ ਤਲਵਾਰ ਨਾਲ ਵੱਡੇ ਗਏ, ਨਾ ਜੰਗ ਵਿੱਚ ਮਾਰੇ ਗਏ!

**3** ਤੇਰੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਤੀਰ-ਅੰਦਾਜ਼ਾਂ ਤੋਂ ਫੜ੍ਹੇ ਗਏ, ਜਿਨ੍ਹੇ ਲੱਭ ਪਏ ਉਹ ਇਕੱਠੇ ਬੰਦੀ ਬਣਾਏ ਗਏ, ਭਾਵੇਂ ਉਹ ਦੂਰੋਂ ਹੀ ਭੱਜ ਗਏ ਸਨ।

**4** ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਛੁੱਟ-ਛੁੱਟ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸਲੀ ਦੇਣ ਦਾ ਯਤਨ ਨਾ ਕਰੋ।

**5** ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸਣ ਵਾਲੀ ਘਾਟੀ ਵਿੱਚ ਰੌਲੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲਾ ਪਹਾੜਾਂ ਤੱਕ ਪਹੁੰਚਿਆ!

**6** ਏਲਾਮ ਨੇ ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ ਤਰਕਸ਼ ਚੁੱਕਿਆ ਹੈ, ਅਤੇ ਕੀਰ ਨੇ ਢਾਲ ਨੰਗੀ ਕੀਤੀ।

**7** ਤੇਰੀਆਂ ਚੰਗੇਰੀਆਂ ਘਾਟੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਕਤਾਰ ਬੰਨ੍ਹੀ ਹੋਈ ਹੈ।

**8** ਉਸ ਨੇ ਯਹੁਦਾਹ ਦਾ ਪੜਦਾ ਲਾਹ ਸੁੱਟਿਆ ਹੈ।

ਉਸ ਦਿਨ ਤੂੰ ਜੰਗਲ ਦੇ ਮਹਿਲ ਵਿੱਚ ਸ਼ਸਤਰਾਂ ਉੱਤੇ ਗੌਰ ਕੀਤਾ

\* 22:1 ਯਰੂਸਲਾਮ

**9** ਅਤੇ ਤੁਸੀਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਉਹ ਬਹੁਤ ਸਨ ਅਤੇ ਤੁਸੀਂ ਹੇਠਲੇ ਤਲਾਬ ਦਾ ਪਾਣੀ ਇਕੱਠਾ ਕੀਤਾ ।

**10** ਤੁਸੀਂ ਯਹੂਸ਼ਲਮ ਦੇ ਘਰਾਂ ਦੀ ਗਿਣਤੀ ਕੀਤੀ ਅਤੇ ਘਰਾਂ<sup>†</sup> ਨੂੰ ਢਾਹ ਸੁੱਟਿਆ ਤਾਂ ਜੋ ਸ਼ਹਿਰਪਨਾਹ ਨੂੰ ਪੱਕਾ ਕਰੇ ।

**11** ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ ।

**12** ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

**13** ਪਰ ਵੇਖੋ, ਖੁਸ਼ੀ ਅਤੇ ਅਨੌਦ ਮਨਾਇਆ ਗਿਆ, ਬਲਦਾਂ ਨੂੰ ਵੱਡਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ ।

**14** ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ ।

### ਸ਼ਬਨਾ ਨੂੰ ਚੇਤਾਵਨੀ

**15** ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ,

**16** ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰਾ ਕੌਣ ਹੈ? ਜੋ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ!

**17** ਵੇਖ, ਹੇ ਸੂਰਮੇ, ਯਹੋਵਾਹ ਤੈਨੂੰ ਘੁੱਟ ਕੇ ਫੜੇਗਾ ਅਤੇ ਫਗਾਹ ਕੇ ਸੁੱਟ ਦੇਵੇਗਾ!

**18** ਉਹ ਜ਼ੋਰ ਨਾਲ ਘੁਮਾ-ਘੁਮਾ ਕੇ ਤੈਨੂੰ ਖਿੱਦੇ ਵਾਂਗੂ ਖੁੱਲ੍ਹੇ ਦੇਸ ਵਿੱਚ ਸੁੱਟੇਗਾ, ਉਥੇ ਤੂੰ ਮਰੋਗਾ ਅਤੇ ਉਥੇ ਹੀ ਤੇਰੇ ਸ਼ਾਨਦਾਰ ਰਥ ਪਏ ਰਹਿਣਗੇ, ਹੇ ਤੂੰ ਜੋ ਆਪਣੇ ਮਾਲਕ ਦੇ ਘਰ ਦੀ ਸ਼ਰਪਿੰਦਰੀ ਦਾ ਕਾਰਨ ਹੈ!

**19** ਮੈਂ ਤੈਨੂੰ ਤੇਰੇ ਅਹੁਦੇ ਤੋਂ ਹਟਾ ਦਿਆਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਗਾ ।

<sup>†</sup> 22:10 ਸ਼ਹਿਰਪਨਾਹ ਦੇ ਲਾਗੇ ਦੇ ਘਰ

**20** ਯਹੋਵਾਹ ਨੇ ਸ਼ਬਨਾ ਨੂੰ ਆਖਿਆ, ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ।

**21** ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੁਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।

**22** ਮੈਂ ਉਹ ਦੇ ਮੇਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੇਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੇਲ੍ਹ ਨਾ ਸਕੇਗਾ।

**23** ਮੈਂ ਉਹ ਨੂੰ ਕੀਲੇ ਵਾਂਗੂੰ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜ਼ਵਾਨ ਸਿੰਘਾਸਣ ਹੋਵੇਗਾ।

**24** ਅਤੇ ਉਹ ਉਸ ਦੇ ਉੱਤੇ ਉਸ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਫੇਣਗੇ ਅਰਥਾਤ ਬਾਲ ਬੱਚੇ, ਸਾਰੇ ਛੇਟੇ ਭਾਂਡੇ ਕਟੋਰਿਆਂ ਤੋਂ ਲੈ ਕੇ ਸਾਰੀਆਂ ਗਾਗਾਰਾਂ ਤੱਕ।

**25** ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਡਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫਰਮਾਇਆ ਹੈ।

## 23

### ਸੁਰ ਦੇ ਵਿਖੇ ਸੰਦੇਸ਼

**1** ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸੀਸ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉਜ਼ਿੱਝਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ਼ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।

**2** ਹੇ ਕੰਢੇ ਦੇ ਵਾਸੀਓ, ਚੁੱਪ ਰਹੋ, ਜਿਨ੍ਹਾਂ ਨੂੰ ਸਮੁੰਦਰ ਪਾਰ ਜਾਣ ਵਾਲੇ ਸੀਦੇਨ ਦੇ ਵਪਾਰੀਆਂ ਨੇ ਧਨ ਨਾਲ ਭਰ ਦਿੱਤਾ।

**3** ਬਹੁਤਿਆਂ ਪਾਣੀਆਂ ਦੇ ਕਾਰਨ ਸ਼ਿਹੋਰ ਦਾ ਅੰਨ, ਅਤੇ ਨੀਲ ਨਦੀ ਦੇ ਨੇੜੇ ਦੀ ਫਸਲ ਦੀ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।

**4** ਹੇ ਸੀਦੇਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਅਰਥਾਤ ਸਮੁੰਦਰ ਦੇ ਗੜ੍ਹ ਨੇ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।

**5** ਜਦ ਇਹ ਖਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖਬਰ ਉੱਤੇ  
ਤੜ੍ਹਣਗੇ।

**6** ਤਰਸੀਸ਼ ਵੱਲ ਦੀ ਲੰਘੇ, ਹੇ ਕੰਢੇ ਦੇ ਵਾਸੀਓ, ਧਾਰਾਂ ਮਾਰੋ!

**7** ਭਲਾ, ਇਹ ਤੁਹਾਡਾ ਅਨੰਦਮਈ ਨਗਰ ਹੈ, ਜਿਹ ਦਾ ਅਰੰਭ ਪ੍ਰਾਚੀਨ ਸਮੇਂ  
ਵਿੱਚ ਹੋਇਆ, ਜਿਹ ਦੇ ਪੈਰ ਉਹ ਨੂੰ ਦੂਰ-ਦੂਰ ਵੱਸਣ ਲਈ ਲੈ ਗਏ ਸਨ?

**8** ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ  
ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਂਦਾਗਰ ਧਰਤੀ ਉੱਤੇ ਆਦਰਯੋਗ ਹਨ,  
ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?

**9** ਸੈਨਾਂ ਦੇ ਯਹੋਵਾਹ ਨੇ ਇਹ ਠਾਣਿਆ ਹੈ, ਤਾਂ ਜੋ ਹੰਕਾਰ ਦੀ ਸਾਰੀ ਸਜਾਵਟ  
ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਪਤਵੰਤਾਂ ਨੂੰ ਬੇਪਤ ਕਰੇ।

**10** ਨੀਲ ਦਰਿਆ ਵਾਂਗੂ ਆਪਣੇ ਦੇਸ ਨੂੰ ਲੰਘ ਜਾ, ਹੇ ਤਰਸੀਸ਼ ਦੀ ਧੀਏ,  
ਹੁਣ ਕੋਈ ਰੋਕ ਨਹੀਂ!

**11** ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ  
ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ  
ਨਾਸ ਹੋ ਜਾਣ।

**12** ਉਸ ਨੇ ਆਖਿਆ, ਹੇ ਸੀਦੇਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ  
ਕਦੇ ਖੁਸ਼ ਨਾ ਹੋਵੇਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉਥੇ ਵੀ ਤੇਰੇ ਲਈ  
ਅਰਾਮ ਨਹੀਂ ਹੋਵੇਗਾ।

**13** ਵੇਖੋ, ਕਾਸਦੀਆਂ\* ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ,  
ਅੱਜੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ  
ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਰ ਸੁੱਟਿਆ,  
ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।

**14** ਹੇ ਤਰਸੀਸ਼ ਦੇ ਬੇੜਿਓ, ਧਾਰਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ  
ਗਿਆ।

**15** ਉਸ ਦਿਨ ਅਜਿਹਾ ਹੋਵੇਗਾ ਕਿ ਇੱਕ ਰਾਜੇ ਦੇ ਦਿਨਾਂ ਵਾਂਗੂ, ਸੂਰ ਸੱਤਰ  
ਸਾਲਾਂ ਲਈ ਵਿਸਾਰਿਆ ਜਾਵੇਗਾ। ਸੱਤਰ ਸਾਲਾਂ ਦੇ ਅੰਤ ਵਿੱਚ ਸੂਰ ਲਈ ਵੇਸਵਾ  
ਦੇ ਰੀਤ ਵਾਂਗੂ ਹੋਵੇਗਾ,

**16** ਹੇ ਵਿਸਰੀ ਹੋਈ ਵੇਸਵਾ, ਬਰਬਤ ਲੈ, ਸ਼ਹਿਰ ਵਿੱਚ ਫਿਰ! ਰਸੀਲੇ ਸੂਰ  
ਚੁੱਕ, ਬਹੁਤੇ ਰੀਤ ਗਾ, ਤਾਂ ਜੋ ਤੂੰ ਯਾਦ ਕੀਤੀ ਜਾਵੇ।

\* 23:13 ਬੇਬੀਲੋਨ

**17** ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਵ੍ਹਤੀ ਕਰੇਗੀ ।

**18** ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ । ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ ।

## 24

### ਪਰਮੇਸ਼ੁਰ ਧਰਤੀ ਦਾ ਨਿਆਂ ਕਰੇਗਾ

**1** ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।

**2** ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੂੱਲ ਲੈਣ ਵਾਲਾ ਤਿਵੇਂ ਮੂੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ ।

**3** ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ ।

**4** ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ ।

**5** ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ ।

**6** ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ ।

**7** ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਕੇ ਭਰਦੇ ਹਨ ।

**8** ਡੱਢਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ ।

**9** উহ ম্য গীত দে নাল নহী পৰিদে, স্তৰাব উহ দে পীণ বালিআন নুঁ  
কেঞ্জী লঁগাদী হৈ।

**10** গঢ়বজ্জী মচাউণ বালা নগর তে়িঝিআ গিআ, হরেক ঘর লিংঘটেঁ  
ংব্দ কীতা গিআ।

**11** চেকাং বিঁচ ম্য লাঈ রেলা হৈ, সারা অন্দ হনের হো গিআ, ধরতী  
দী খুস্তি মিট গাঈ হৈ।

**12** স্থির বিঁচ বৰধাদী রহি গাঈ, ঢাটক টুঁটিআ-ভঁজিআ পিআ হৈ।

**13** ধরতী উঁতে দেম-দেম দে লোকাং দে বিচকার অজিহা হোবেগা, জিব্বে  
জ্ঞেন দা হলুণা, জিব্বে অঁগুৰ তে়জন দে পিঙ্গে রহিদ-খুর্দ চুগণ।

**14** উহ আপটী অবাজ চুঁকণগো, উহ জৈকাৰে গজাউণগো, উহ যহোবাহ  
দে তেজ দে কাৰন সমুদৰে ললকাৰনগো।

**15** ইস লাঈ পূৰৰ ঵লেঁ যহোবাহ দী মহিমা কৰে, সমুদৰ দে টাপুআন  
বিঁচ ইসৱাএল দে পৰমেসুৰ যহোবাহ দে নাম দী বড়িআই কৰে।

**16** ধরতী দে কঁচে তেঁ অসী ভজন সুণ্দে হঁ, “যৰমী মন্ঁখ দা মাণ  
হোবে! ই” পৰ মেঁ আখিআ, মেঁ লিংসা পৈ গিআ, মেঁ লিংসা পৈ গিআ! হাষে মেৰে  
উঁতে! ঠঁগাং নে ঠঁগী কীতী! হঁ, ঠঁগাং নে ঠঁগী কীতী!

**17** হো ধরতী দে বাসীও, খেঁড়, ভেহুৰা তে ফৰ্দা তুহাডে উঁতে হন!

**18** অজিহা হোবেগা কি খেঁড় দে রেলে তেঁ ভঁজিআ হোইআ ভেহুৰে বিঁচ  
ডিঁগোগা, অতে ভেহুৰে বিঁচে উতাহাং আইআ হোইআ ফৰ্দে বিঁচ ফসেগা, কিউঁ  
জে উপৰে খিজ্বকীআন খুঁলু গাঈআন, অতে ধরতী দীআন নীহাং হিল গাঈআন  
হন।

**19** ধরতী পূৰী তরুঁ গী টুঁট গাঈ, ধরতী পূৰী তরুঁ গী পাট গাঈ,  
ধরতী পূৰী তরুঁ গী হিলাঈ গাঈ।

**20** ধরতী স্তৰাবী বাংৰুঁ ডগামগা উঁচী হৈ, উহ ছঁপৰ বাংৰুঁ হুলাৰে খাংদী  
হৈ, উহ দে অপৰায় দা ভাৰ উহ দে উঁতে হৈ, উহ ডিঁগ পষী অতে ফেৰ কদে  
না উঁঠেগী।

**21** উস দিন অজিহা হোবেগা কি যহোবাহ অসমানী সৈনান নুঁ অসমান  
উঁতে, অতে জমীন দে রাজিআন নুঁ জমীন উঁতে সজ্জা দেবেগা।

**22** জিব্বে গুলাম ভেহুৰে বিঁচ ইকঁঠে কীতে জাংডে হন, উহ ইকঁঠে কীতে  
জাণগো, উহ কৈদ বিঁচ কৈদ কীতে জাণগো, অতে বহুতিআন দিনাং দে পিঙ্গে

ਊਹਨਾਂ ਦੀ ਸੁਧਾ ਲਈ ਜਾਵੇਗੀ ।

**23** ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਜੋਨ ਪਰਬਤ ਉੱਤੇ ਯਰੂਸ਼ਾਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ ।

## 25

### ਪਰਮੇਸ਼ੁਰ ਦੀ ਉਸਤਤ ਦਾ ਗੀਤ

**1** ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!

**2** ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ ।

**3** ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ ।

**4** ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣੀਆਂ ਦੀ ਢੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ ।

**5** ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਥੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ ।

### ਪਰਮੇਸ਼ੁਰ ਦੀ ਤਿਆਰ ਕੀਤੀ ਹੋਈ ਦਾਵਤ

**6** ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੇਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁਦੇ ਸਮੇਤ ਮੇਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ ।

**7** ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰਿਆਂ ਕੌਮਾਂ ਉੱਤੇ ਲਟਕਦਾ ਹੈ ।

**৪** উহ মেঁত নুঁ সদা লষ্টী নিগাল লবেগা, অতে পুঁচু যহোবাহ সারীআঁ অঁখাঁঁ কেঁ হেঁচু পুঁচু সুঁটেগা, অতে আপণী পরজা দী বদনভী নুঁ সারী যরতী দে উঁতেঁ দূর কর দেবেগা, কিউকি ইহ যহোবাহ দা বাক হৈ।

**৫** উস দিন আখিআ জাদেগা, দেখে, ইহ সাড়া পরমেসুর হৈ, অসৰ্ম উহ নুঁ উড়িকদে সী, কি উহ সানুঁ বচাদেগা - ইহ যহোবাহ হৈ, অসৰ্ম উহ নুঁ উড়িকদে সী, অসৰ্ম উহ দী মুকতী বিঁচ খুঁশী মনাঈষে অতে অন্দ করীই।

### পরমেসুর মেআষ নুঁ সজ্ঞা দেবেগা

**১০** কিউঁ জে যহোবাহ দা হঁচ ইস পরবত উঁতে ঠহিরেগা, মেআষ আপটে থাঁ বিঁচ ইস তরুঁ ভিঁপিআ জাদেগা, জি঵েঁ তুঁজ্জী রুঁজ্জী দে টেঁকে বিঁচ,

**১১** অতে উহ উস দে বিচকার আপটে হঁচ মারেগা, জি঵েঁ তৈরাক আপটে হঁচ তৈরন লষ্টী মারদা হৈ, পর উহ উস দে ঘমঁঢ নুঁ, উস দে হঁচাঁ দী চলাকী সমেত নীবাঁ কর দেবেগা।

**১২** স্থিরপনাহ দে উঁচে বুরজাঁ নুঁ উহ ঝুকা দেবেগা, নীবাঁ করেগা অতে যরতী তঁক সরোঁ খাক তঁক লাহ দেবেগা।

## 26

### পরমেসুর আপটে লোকাঁ নুঁ জিঁত দেবেগা

**১** উস দিন যহুদাহ দে দেস বিঁচ ইহ গীত গাইআ জাদেগা, - সাড়া বিঁক তকজ্জা স্থির হৈ, উহ দীআঁ কঁঁয়াঁ অতে স্থিরপনাহ নুঁ উস নে মুকতী ঠহিরাইআ।

**২** ঢাটক খেলো! তাঁ জে উহ যরমী কুঁম জিহজ্জী বছাদারী দী পালণা করদী হৈ অঁদৰ আবে।

**৩** জিহজ্জা তেরে বিঁচ লবলীন হৈ, কুঁ উহ দী পুঁরী সাংতী নাল রাখী করদা হৈ, ইস লষ্টী ভষ্টী উহ দা ভোসা তেরে উঁতে হৈ।

**৪** সদা তঁক যহোবাহ উঁতে ভোসা রঁখে, কিউঁ জে পুঁচু যহোবাহ সনাতন চঁটান হৈ।

**৫** উহ তাঁ উতাহাঁ রহিণ বালিআঁ নুঁ, উঁচে নগৱ সমেত হেঠাঁ ঝুকাউঁদা হৈ, উহ উস নুঁ হেঠাঁ করদা হৈ, উহ উস নুঁ যরতী তঁক হেঠাঁ করদা হৈ, সরোঁ উস নুঁ খাক তঁক লাহ দিঁদা হৈ।

**6** ਉਹ ਪੈਰਾਂ ਨਾਲ, ਸਰੋਂ ਮਸਕੀਨਾਂ ਅਤੇ ਗਾਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।

**7** ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।

**8** ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ।

**9** ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।

**10** ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ਼ ਦੀ ਪਰਵਾਹ ਨਹੀਂ ਕਰਦਾ।

**11** ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!

**12** ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।

**13** ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ।

**14** ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।

**15** ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ।

**16** ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।

**17** ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜ੍ਹਾਂ ਵਿੱਚ ਤੜਫ਼ਰੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!

**18** ਅਸੀਂ ਗਰਭੀ ਹੋਏ, ਅਸੀਂ ਤੜਫੇ, ਪਰ ਜਾਣੋ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।

**19** ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੁਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੇੜ ਦੇਵੇਰੀ।

### ਨਿਆਂ ਅਤੇ ਛੁਟਕਾਰਾ

**20** ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।

**21** ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਡੇ ਹੋਇਆਂ ਨੂੰ ਨਾ ਢੱਕੇਗੀ।

## 27

**1** ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਖਾਨ ਨੱਠਣ ਵਾਲੇ ਸੱਧ ਉੱਤੇ ਅਰਥਾਤ ਲਿਵਯਾਖਾਨ ਕੁੰਡਲੀਦਾਰ ਸੱਧ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।

**2** ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਹੀ ਬਾਗਾ, ਲਈ ਸਿੱਠਾ ਰੀਤ ਗਾਇਓ!

**3** ਮੈਂ ਯਹੋਵਾਹ ਉਹ ਦਾ ਰਾਖਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਸਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।

**4** ਮੈਨੂੰ ਗੁੱਸਾ ਨਹੀਂ। ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।

**5** ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ।

**6** ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।

**7** কী উস নে উহনাং নুঁ অজিহা মারিআ, জিবেঁ উস নে উহনাং দে মারন  
বালিআঁ নুঁ মারিআ? জাঁ কী উহ উস তরুঁ বঁচে গাএ, জিবেঁ উহনাং দে  
বঁচ্ছণ বালে বঁচে গাএ?

**8** জদ তুঁ উহনাং নুঁ কঁচিআ তাঁ তুঁ গিণ-গিণ কে উহনাং নুঁ দুঁখ দিঁতা,  
উহ নে উহনাং নুঁ পুরুষী হবা দে দিন বিঁচ আপণী তেজ হনেরী নাল উড়া  
দিঁতা।

**9** ইস লাঈ ইহ দে নাল যাকুব দী বদী দা পুসচিত হোবেগা, অতে  
উহ দে পাপ দে দুর হোণ দা সারা ঢল হোবেগা কি উহ জগবেদী দে সারে  
পঁচৰ চুৰ-চুৰ কীতে হোঁ চুনে দে পঁচৰ বাংরু কৰনগো, অতে না অস্তেৱাহ  
দীআঁ মুৰতাং না সুৱজ বৰ্মু খড়ে রহিণগো।

**10** গড় বালা সহিৰ তাঁ সুনসান হৈ, উহ ইঁক ছঁড়িআ হোইআ নিবাস,  
উজাঙ্গ বাংরু তিআগিআ হোইআ হৈ, - উঁখে বঁছা চৰেগা, উঁখে উহ বৈঠেগা  
অতে উহ দীআঁ টহিণীআঁ নুঁ খা জাবেগা।

**11** জদ উহ দে টহিণে সুক জাণ তাঁ উহ তেঁজে জাণগো, অৰতাং আ কে  
উহনাং নুঁ অঁগা লাউণৰীআঁ। উহ তাঁ বুঁঘৰীণ লেক হন, ইস লাঈ উহনাং  
দা কৰতা উহনাং উঁতে রহম না কৰেগা, না উহনাং দা রচণ বালা উহনাং  
উঁতে কিৰণা কৰেগা।

**12** উস দিন অজিহা হোবেগা কি যহোবাহ দরিআ দে বহা তেঁ লৈ কে  
মিসৰ দে নালে তঁক আপণা অৰ্ন শাঙ্গ দেবেগা, অতে হে ইসৰাষেলীও, তুসীঁ  
ইঁক-ইঁক কৰকে ইকেঁতে কীতে জাওৰে।

**13** উস দিন বঁঢ়ি তুবী ঢুকী জাবেরী, অতে জিহড়ে অঁসুৱ দেস বিঁচ নাস  
হোণ বালে সন, অতে জিহড়ে মিসৰ দেস বিঁচ জ্বৰদসতী ভেজে গাএ সন,  
উহ আউণগো, অতে যুৱস্তলম বিঁচ পথিঁতৰ পৰিষত উঁতে যহোবাহ নুঁ মঁসা  
টেকণগো।

## 28

### ইঁধুৱাঈম অতে যুৱস্তলম উঁতে গাএ

**1** হাএ ইঁধুৱাঈম দে স্তৰাঈীআঁ দে ঘৰ্মঁড দে মুকুট উঁতে! অতে উস দে  
স্তানদাৰ সুৱাপণ দে কুমলাএ হোঁ ঢুল উঁতে, জিহজ্ঞা উন্দুঁ বেহেস্ত স্তৰাঈীআঁ  
দী ফলদাৰ ঘাটী দে সিৰে উঁতে হৈ!

**২** ঘেঁথে, যহোব্বাহ কোল ইঁক তকজ্জা তে সমরঁঁষী জন হৈ, জো গ়ি়িআঁ দে মৰ্হি বাংগুৰু, নাম করন বালে বুলে বাংগুৰু, হড় পেঁদিআঁ ডাঢে পাণী দী হনেরী বাংগুৰু হৈ, উহ উস নুঁ বল নাল যরতী তঁক পটক দেবেগা।

**৩** ইঁড়ুরাঈম দে স্থরাবীআঁ দে ঘৰ্মড দা মুকট পেৱাং হেঠ মিঁয়িআ জাবেগা।

**৪** উস দে স্থানদ্বাৰ সুহঁপণ দা কুমলাইআ হোইআ ঢুঁল, জিহজ্জা উস দলদ্বাৰ ঘাটী দে সিৱে উঁতে হৈ, গাঙুৰ দে পহিলে পঁকে হঁজীৰ বাংগুৰু হোবেগা, জিস নুঁ কোঁটী ঘেঁথেডিআঁ হী হঁঁচ লবে অতে নিগাল জাবে।

**৫** উস দিন সৈনং দা যহোব্বাহ আপণী পৰজ্ঞা দে বচে হোইআঁ লষ্টী সুহঁপণ দা মুকট, সুঁদৰতা দা হাৰ হোবেগা,

**৬** অতে জিহজ্জা নিআঁ কৰন লষ্টী বৈঠদা হৈ, উস দে লষ্টী উহ ইনসাফ্র দী রুহ, অতে জিহজ্জে ফাটক তেঁ লজ্জাঈ হটাউডে হন, উহনং লষ্টী বল হোবেগা।

### যসাযাহ অতে নস্তে বিঁচ মতবালে যহুদ্বাহ দে নষ্টী

**৭** এই বী ময নাল কুলদে দিরদে হন, অতে স্থৰাব নাল ডগমগা উঁডে হন, - জাজক অতে নষ্টী স্থৰাব নাল কুলদে দিরদে হন, উহ ময নাল মসতানে হন, উহ স্থৰাব নাল ডগমগা উঁডে হন, উহ দৰস্তু ঘেঁথে হোঁডে বী ভুলেখা খাদে হন, নিআঁ কৰন বিঁচ কুঁল কৰদে হন!

**৮** সারীআঁ মেজ্জাং তাং কৈ অতে বিস্তু নাল ভুরীআঁ হোষ্টীআঁ হন, কোঁটী চাং সাফ্র নৰ্হী!

**৯** উহ কিসনুঁ গিআন সিখাবেগা, অতে কিসনুঁ পৰচাৰ দী সমশ্ছ দেবেগা? কী উহনং নুঁ জিনুঁ দা দুঁঁ ছুঁড়াইআ গিআ, জাং জিহজ্জে দুঁঁপীআঁ তেঁ অলঁগা কীতে গাষে?

**১০** বিষ তে বিষ, বিষ তে বিষ, সুতৰ তে সুতৰ, সুতৰ তে সুতৰ, বেঁজু ঐষে, বেঁজু উঁষে!

**১১** উহ তাং উপৰে বুঁলুঁ অতে পৰদেসী ভাস্তা দে রাহীঁ ইস পৰজ্ঞা নাল ঘোলেগা,

**১২** জিনুঁ নুঁ উস নে আখিআ, ইহ অৱাম হৈ, হুঁসে হোঁডে নুঁ অৱাম দিও, অতে চৈন ইহ হৈ, পৰ উহনং নে সুণনা না চাহিআ।

**13** ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੋਂ ਪਿਛਾਹਾਂ ਡਿੱਗ ਪੈਣ, ਅਤੇ ਜਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ।

### ਸੀਯੋਨ ਵਿੱਚ ਖੁੱਜੇ ਦਾ ਪੱਥਰ

**14** ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਾਮ ਵਿੱਚ ਹੈ,

**15** ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ,

**16** ਇਸ ਲਈ ਪ੍ਰਭੂ ਯਹੋਵਾਹ ਫਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੇਲਕ ਖੁੱਜੇ ਦਾ ਪੱਥਰ ਪੱਕੀ ਨੰਹੀਂ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨੰਹੀਂ ਕਰੇਗਾ।\*

**17** ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜ੍ਹ ਝੂਠ ਦੀ ਪਨਾਹ ਨੂੰ ਰੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ।

**18** ਤਦ ਤੁਹਾਡਾ ਮੌਤ ਨਾਲ ਬੰਨਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ।

**19** ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ!

**20** ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ।

**21** ਜਿਵੇਂ ਫਰਾਸੀਮੀ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਉਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।

\* **28:16** ਜ਼ਬਰ 118:22-23, ਰੋਮੀਆਂ 9:33,1 ਪਤਰਸ 2:6

**22** ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫੈਸਲਾ ਸੁਣਿਆ ਹੈ।

### ਪਰਮੇਸ਼ੁਰ ਦਾ ਗਿਆਨ

**23** ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ।

**24** ਕੀ ਹਾਲੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੇਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?

**25** ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?

**26** ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ।

**27** ਸੌਂਫ ਤਾਂ ਰੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।

**28** ਰੋਟੀ ਦਾ ਅੰਨ ਤਾਂ ਦਰਜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰਜ ਨਹੀਂ ਸੁੱਟਦਾ।

**29** ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!

## 29

### ਯਰੂਸਾਲਮ ਉੱਤੇ ਹਾਏ

**1** ਹਾਏ ਅਰੀਏਲ\* ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਉਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੇ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।

**2** ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਗੁੰ ਹੋਵੇਗਾ।

\* **29:1** ਯਰੂਸਾਲਮ

**৩** মেঁ তেরে বিরুঁয় আলে-দুআলে ছাউটী লবাংগা, অতে তেরে বিরুঁয় মেরচা  
বণা কে ঘেরা পাবাংগা, অতে তেরে বিরুঁয় দমদমা খড়া করাংগা।

**৪** তৃং যরতী দী ডুঁঘিআষ্টী তেঁ বেলেগা, তেরা বেল খাক দে হেঁ আবেরা,  
তেরি অবাজ্জ যরতী বিঁচেঁ পেতাং বাংগুঁ হোবেরী, অতে তেরা বেল খাক বিঁচেঁ  
ঘসর-ঘসর করেগা।

**৫** পর তেরে বৈরীআঁ দা দল বরীক ঘঁটে বাংগুঁ, অতে জালমাং দা দল  
উঁড়ে কঁখাং বাংগুঁ হোবেরা। ইহ শঁটপঁট, ইঁকদম হো জাবেরা।

**৬** সৈন্য দা যোবাহ অচানক বঁঢ়ী গঁজ নাল, বুচাল নাল, বঁড়ে সেৱ,  
বাদৰেলে অতে তৃঢান নাল অতে ভসম কৰন বালী অঁগা দী লাট নাল  
সজ্জা দেণ আবেরা।

**৭** সারীআঁ কৈমাং দা দল, জিহজ্জীআঁ অরীষেল দে বিরুঁয় লজ্জদীআঁ হন,  
অতে উস দে অতে উস দে গড়ু দে নাল লজ্জন বালে, অতে উস দে তঁগ কৰন  
বালে সুদনে বাংগুঁ, রাত দে দৰম্বণ বাংগুঁ হো জাণৰো।

**৮** অসিহা হোবেরা কি জিবেঁ বুঁখা সুদনা বেখদা হৈ, কি বেখে, মেঁ খা রিহা  
হাং, পর জদ উহ জাগদা হৈ, তাং উহ বুঁখা হী হৈ, জাং জিবেঁ তিহাইআ  
সুদনা বেখদা হৈ, কি বেখে, মেঁ পী রিহা হাং, পর জদ উহ জাগদা, তাং  
বেখে, উহ হুঁসিআ হোইআ অতে উহ দা জী তিহাইআ হুঁদা হৈ, তিবেঁ রী  
উনুং সারীআঁ কৈমাং দে দল নাল হোবেরা, জিহজ্জীআঁ সীজেন পৰষত নাল  
লজ্জদীআঁ হন।

### চেতাবনীআঁ নুঁ অণ্ডেখা কৰনা

**৯** ঠহিরে অতে হৈরান হোঁ! মেঁজা লুঁটে অতে অনুঁ হো জাও! উহ মতবালে  
হন পর ম্য নাল নৰ্হী, উহ ডগামগাউঁ দে হন পর স্বরাষ নাল নৰ্হী!

**১০** যোবাহ নে তাং তুহাডে উঁতে গৃহুৰী নৰ্হী দী রুহ বহা দিঁতী হৈ, অতে  
তুহাড়ীআঁ অঁখাং নুঁ অৱশাত নৰ্হী রুপী অঁখাং নুঁ বঁদ কীতা, অতে তুহাডে  
মিৰাং নুঁ অৱশাত দৰম্বীআঁ নুঁ কঁজ দিঁতা হৈ।

**১১** সারা দৰম্বণ তুহাডে লঠী উস মেহৰ লঁগী হোষী পুসতক দীআঁ গৱাং  
বাংগুঁ হৈ, জিহজ্জী উহ কিমে পড়ু হোঁ নুঁ ইহ আখ কে দেণ কি ইহ নুঁ পড়ু  
তাং, পর উহ আখে, মেঁ পড়ু নৰ্হী সকদা কিউঁ জে উহ নুঁ মেহৰ লঁগী হোষী  
হৈ।

**12** ਫੇਰ ਉਹ ਪੁਸਤਕ ਕਿਸੇ ਅਣਪੜ੍ਹੂ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੋ, ਮੈਂ ਤਾਂ ਅਣਪੜ੍ਹੂ ਹਾਂ।

**13** ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਢੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,

**14** ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੁਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤੁਰਿਆਂ ਦੀ ਚਤੁਰਾਈ ਲੁਕਾਈ ਜਾਵੇਗੀ।

### ਭਵਿੱਖ ਦੀ ਆਸ

**15** ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ?

**16** ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੋ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੋ, ਉਸ ਨੂੰ ਕੋਈ ਸਮਝ ਨਹੀਂ?

**17** ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੇਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ।

**18** ਉਸ ਦਿਨ ਥੋੜ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,

**19** ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,

**20** ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,

**21** ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਗੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੇੜ ਦਿੰਦੇ ਹਨ।

**22** ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।

**23** ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।

**24** ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।

## 30

### ਮਿਸਰ ਨਾਲ ਵਿਅਰਥ ਦਾ ਨੇਮ

**1** ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,

**2** ਜਿਹੜੇ ਹੇਠਾਂ ਮਿਸਰ ਨੂੰ ਜਾਂਦੇ ਹਨ, ਪਰ ਮੇਰੇ ਕੋਲੋਂ ਨਹੀਂ ਪੁੱਛਦੇ, ਤਾਂ ਜੋ ਉਹ ਫਿਰਉਣ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਥੇ ਵਿੱਚ ਪਨਾਹ ਲੈਣ।

**3** ਇਸ ਲਈ ਫਿਰਉਣ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਥੇ ਵਿੱਚ ਪਨਾਹ ਲੈਣੀ ਤੁਹਾਡੀ ਨਿੰਦਿਆ ਦਾ ਕਾਰਨ ਹੋਵੇਗੀ।

**4** ਭਾਵੇਂ ਉਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਉਹਨਾਂ ਦੇ ਰਾਜਦੂਤ ਹਾਨੇਸ ਵਿੱਚ ਪਹੁੰਚਣ,

**5** ਉਹ ਸਾਰੇ ਉਸ ਕੌਮ ਦੇ ਕਾਰਨ, ਜੋ ਉਨ੍ਹਾਂ ਲਈ ਲਾਭਦਾਇਕ ਨਹੀਂ, ਲਾਜ ਖਾਣਗੇ, ਉਹ ਨਾ ਸਹਾਇਤਾ ਲਈ, ਨਾ ਲਾਭ ਲਈ, ਪਰ ਲਾਜ ਅਤੇ ਨਿੰਦਿਆ ਲਈ ਹੋਵੇਗੀ!

**6** ਦੱਖਣੀ ਪਸੂਆਂ ਦੇ ਵਿਖੇ ਅਗਰੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸੇਰ ਤੇ ਸੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਉਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!

**৭** মিসরী বিঅর্থ অতে ঢোকী সহাইতা করদে হন, এই লাঈ মেঁ উস নূঁ “রহব-জিহ়তী বৈঠী রহিংডী হৈ” সঁডিআ হৈ!

### হুকম না মৰ্নণ দ্বালে লোক

**৮** হুণ জা, উনুন দে অঁগো তক্ষতী উঁতে লিখ, অতে পেঁচী বিঁচ দরজ কর, তাঁ জে উহু আখরী সমিআঁ লাঈ সদা দী সাখী হোবে।

**৯** এই তাঁ বিদরেহী পরজা, অতে কুঁথে বালক হন, বালক জিহ়তে যহোবাহ দী বিদ্বস্থা নূঁ সুটনা নৰ্হী চাুৰ্দে,

**১০** জিহ়তে দৰস্তীআঁ নূঁ আখদে হন, দৰস্তু না দেখে! অতে নবীআঁ নূঁ আখদে হন, সঁচীআঁ গাঁলাং সানূঁ না দঁসে, সানূঁ মিঠীআঁ গাঁলাং দঁসে, ছল অতে দৰেব দঁসে!

**১১** রসতে তেঁ হটে, মাৰগ তেঁ ফিৰ জাও, এই সরাএল দে পাঁবিঁতু পুৰখ নূঁ সাড়ে অঁগিও হটা দিও!

**১২** এই লাঈ এই সরাএল দা পাঁবিঁতু পুৰখ এই আখদা হৈ, এই লাঈ কি তুমৰি এই গাঁল নূঁ তুঁছ জাণ্ডে হৈ, অতে জুলম অতে হঁঠ উঁতে ভৰেসা রঁখদে হৈ, অতে উস উঁতে ঢামণা লাউঁডে হৈ,

**১৩** এই লাঈ এই বদী তুহাড়ে লাঈ ডিঁগণ দ্বালী তেঁজ দ্বাংৰু হোবেগী, জিহ়তী উঁচী কৰ্য বিঁচ উভৰী হোষী হৈ, জিস দা টুঁটণা অচানক, এইক দম হোবেগা।

**১৪** উহু দা টুঁটণা ঘুমিআৰ দে ভাঁড়ে দে টুঁটণ দ্বাংৰু হোবেগা, জিস নূঁ উহু চুৱ-চুৱ কৰন তেঁ সৱড়া নৰ্হী কৰদা, অতে জিস দে টুঁকিঙ্গিআঁ বিঁচে ইঁক ঠীকৰা দী না লঁভেগা, জিস দে নাল চুঁলু বিঁচে অঁগ চুঁকী জাবে, জাঁ হোদ তেঁ পাণী ভৰিআ জাবে।

**১৫** পুৰু যহোবাহ এই সরাএল দা পাঁবিঁতু পুৰখ এই আখদা হৈ, মুজ্জ আউণ অতে চৈন নাল রহিণ বিঁচ তুহাড়া বচাও হোবেগা, স্নাঁতী অতে ভৰেসে বিঁচ তুহাড়া বল হোবেগা, পৰ তুমৰি এই না চাহিআ,

**১৬** তুমৰি আখিআ, নৰ্হী অসৰি ঘোঁজিআঁ তে নঁঠাংগো, - এই লাঈ তুমৰি নঁঠৰো! অসৰি তেজ চেলণ দ্বালিআঁ উঁতে চক্রাংগো, - এই লাঈ তুহাড়ে পিঁঢ়া কৰন দ্বালে দী তেজ হোণগো!

**17** ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠਣਗੇ, ਅਤੇ ਪੰਜਾਂ ਦੀ ਘੁਰਕੀ ਦੇ ਅੱਗੋਂ ਤੁਸੀਂ ਸਾਰੇ ਨੱਠੇਗੇ, ਜਦ ਤੱਕ ਤੁਸੀਂ ਪਰਬਤ ਦੀ ਟੀਸੀ ਉੱਤੇ ਬਾਂਸ ਵਾਂਗੂ, ਜਾਂ ਟਿੱਬੇ ਉੱਤੇ ਇੱਕ ਝੰਡੇ ਵਾਂਗੂ ਨਾ ਛੱਡੇ ਜਾਓਗੇ।

**18** ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!

### ਪਰਮੇਸ਼ੁਰ ਆਪਣੇ ਲੋਕਾਂ ਨੂੰ ਅਸੀਸ ਦੇਵੇਗਾ

**19** ਹਾਂ, ਹੇ ਲੇਕੇ, ਜਿਹੜੇ ਯਰੂਸਾਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੇਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।

**20** ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,

**21** ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੇ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।

**22** ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਅਪਣੇ ਢਲੇ ਹੋਏ ਬੁੱਤਾਂ ਨੂੰ ਅਸੁੱਧ ਕਰੇਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੇਗੇ, ਦੂਰ ਹੋਵੋ!

**23** ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੰਹੀ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੁਹ ਵਿੱਚ ਚੁਗੇਗਾ।

**24** ਬਲਦ ਅਤੇ ਜੁਆਨ ਗਏ, ਜੋ ਤੇਰੀ ਜ਼ਮੀਨ ਨੂੰ ਵਾਹੁੰਦੇ ਹਨ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੁੰਗਲੀ ਨਾਲ ਉਡਾਏ ਹੋਏ ਹੋਣਗੇ।

**25** ਵੱਡੇ ਵਿਨਾਸ਼ ਦੇ ਦਿਨ ਜਦ ਬੁਰਜ ਡਿੱਗ ਪੈਣਗੇ, ਉਸ ਦਿਨ ਹਰੇਕ ਬੁਲੰਦ ਪਰਬਤ ਅਤੇ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ।

**26** ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ

ਦੇ ਚਾਨਣ ਵਰਗਾ ਹੋਵੇਗਾ, ਅਤੇ ਸੁਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ।

### ਪਰਮੇਸ਼ੁਰ ਅੱਸੂਰ ਨੂੰ ਸਜ਼ਾ ਦੇਵੇਗਾ

**27** ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭੱਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਦੇ ਨਾਲ। ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ।

**28** ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਥਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਥਾਤਿਆਂ ਵਿੱਚ ਪਾਵੇਗਾ।

**29** ਤੁਸੀਂ ਗੀਤ ਗਾਓਗੇ, ਜਿਵੇਂ ਪਿਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ।

**30** ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜ੍ਹ ਹੋਣਗੇ।

**31** ਅੱਸੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਚੂਰ-ਚੂਰ ਹੋ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਉਹਨਾਂ ਨੂੰ ਮਾਰੇਗਾ।

**32** ਸਜ਼ਾ ਦੀ ਲਾਠੀ ਦੀ ਹਰ ਸੱਤ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਢਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ।

**33** ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਢੂੰਘਾ ਤੇ ਬੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ।

## 31

### ਪਰਮੇਸ਼ੁਰ ਯਸ਼ਸ਼ਲਮ ਦੀ ਰੱਖਿਆ ਕਰੇਗਾ

**1** ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ

কি উহ ব্যবেরে হন, অতে ঘোঁড় চড়িআং উঁতে কি উহ অঁত তক্কে হন! পর ইসরাএল দে পথিংতর পুরখ বঁল নহী তক্কে, না যহোব্বাহ নুঁ ভালদে হন।

**২** পর যহোব্বাহ দী অঁত বুঁয়বান হৈ অতে বিপতা লিআব্বেগা, উহ আপণে বচন নহী মেঝেগা, পর উহ বদকাৰাং দে ঘৰাণ্ডে দে বিরুঁয়, অতে কুকৰমীআং দী সহাইতা কৰন ব্বালিআং দে বিরুঁয় উঁঠেগা।

**৩** মিসরী মনুঁখ হী হন, পৰমেসুৰ নহী! উহনাং দে ঘোঁড়ে মাস হন, রুহ নহী! জদ যহোব্বাহ আপণা হঁঁস চুক্কেগা, তাং সহাইক ঠেড়া খাব্বেগা অতে সহাইতা লৈণ ব্বালা ডিঁগেগা, অতে উহ সাৰে দে সাৰে মিট জাণ্গো।

**৪** যহোব্বাহ নে মেনুঁ ইহ আধিকা হৈ, জিব্বে বঁৰুৰ স্নেৰ জাং জুআন বঁৰুৰ স্নেৰ আপণে স্থিকাৰ উঁতে ঘূৰদা হৈ, অতে ভাবে অজালীআং দী ভীড় উহ দে বিরুঁয় সঁদী জাবে, তাং দী উহ উহনাং দে স্নেৰ তেঁ নহী ডৰেগা, না উহনাং দে রেঁলে তেঁ ঘৰাৰব্বেগা, উমে তরুঁ হী সৈনাং দা যহোব্বাহ উতৰেগা, ভষ্টি উহ সীয়েন পৰবত উঁতে অতে উহ দে টিঁঁবে উঁতে যুঁ কৰে।

**৫** খঁভু ঢেলাএ হোঁটে পঁঢ়ীআং বাংগু, সৈনাং দা যহোব্বাহ যরুম্বলম নুঁ ঢঁক লব্বেগা, উহ আজ্ঞ দেবেগা অতে ছড়াব্বেগা, উহ হী উম বিঁচে লঁঘেগা অতে ছুটকাৰা দেবেগা।

**৬** হে ইসরাএলীছ, উহ দী বঁল মুঁড়ে জিস দা তুমী ডাঢ়া বিরোপ কীতা।

**৭** উম দিন তাং হৰেক আপণে চাংসী দে বুঁতাং অতে আপণে সেনে দে বুঁতাং নুঁ জিনুঁ নুঁ তুহাঙ্গিআং হঁসাং নে পাপ লাঈ ব্বণ্টাইশা হৈ, তিআগ দেবেগা।

**৮** অঁমুৰ তলব্বার নাল ডিঁগেগা পর মনুঁখ দী নহী, সৱে ইঁক তলব্বার জো আদমী দী নহী, উহ নুঁ খাব্বেগী, উহ তলব্বার দী ধার তেঁ নঁঠেগা, অতে উহ দে জুআন ব্বেগারী লাঈ ঢঙ্গে জাণ্গো।

**৯** উহ দী চঁটান ভৈঁ নাল ডিঁগা জাব্বেগী, অতে উহ দে হাকম ঝঁড়ে তেঁ ঘৰাৰ কে ভঁজ জাণ্গো, যহোব্বাহ দা ব্বাক হৈ, জিস দী অঁগ সীয়েন বিঁচ অতে ভঁঠী যরুম্বলম বিঁচ হৈ।

## 32

যুৰমী রাজা

**১** ব্বে, ইঁক রাজা যৰম নাল রাজ কৰেগা, অতে হাকম নিআং নাল হকুমত কৰনগো।

**২** হরেক হনেরী তেঁ লুঁকণ দে থাং জিহা হোবেগা, ব্বাছজ্জ তেঁ ছিট, সুঁকে বিঁচ  
পাণী দীআঁ নালীআঁ জিহা, বঁজৰ যুৱতী বিঁচ বঁড়ী চঁটান দে সাখে জিহা।

**৩** দেখণ বালিআঁ দীআঁ অঁখা বৰ্দ না হোণৰীআঁ, অতে সুণন বালিআঁ  
দে কৰ্ন সুণনগো।

**৪** কাহলিআঁ দা মন গিআন সমঞ্জেগা, অতে ঘৰলিআঁ দী জ্জৰান  
সপ্তস্ত বৈলণ লষ্টি তিআৰ রহেৰী।

**৫** মুৰখ অঁগো নুঁ পতদ্বিত না কহাৰ্বেগা, না দুস্ত নেক অখবাএগা।

**৬** মুৰখ তাং মুৰখতাৰ্ষী দীআঁ গৱ্লাং কৰেগা, অতে উহ দা মন বচী  
মেচেগা, ভষী উহ কুছুৰ বকে অতে যহোবাহ দে বিখে গলত বচন বৈলে,  
অতে ভুঁখে দী জান নুঁ খালী রঁখে, অতে তিহাএ দা পাণী রোক লড়ে।

**৭** বদমাস্তাং দীআঁ চালাং বুৰীআঁ হন, উহ যোজনা বণাউিৰে হন তাং  
জো কঁগালাং নুঁ কুঠীআঁ গৱ্লাং নাল বৰব্বাদ কৰন, ভাইঁ কঁগাল ইনসাফ  
দীআঁ গৱ্লাং দী কৰে।

**৮** পৰ পতদ্বিত ভলী যোজনা বণাউিৰা হৈ, ভলে কৰ্মাং নাল হী উহ কাইম  
হৈ।

### যুৰুস্লাম দীআঁ অঁৰতাং

**৯** হে লাপৰবাহ অঁৰতে উঁঠে, মেৰী অবাজ্জ সুণে! হে বেঢ়িকৰ যীচি, মেৰে  
বচন উঁতে কৰ্ন লাও!

**১০** সাল তেঁ কুশ দিন উঁতে হোইআঁ হী তুসী ঘৰা জাওৰীআঁ, হে  
নিসচিত অঁৰতেঁ! কিউ জো অঁগুৰ দা চুগণা ঘঁট জা঵েগা, অতে কৈষী  
দল হঁস না আবেগা।

**১১** হে লাপৰবাহে, কৰ্বে! হে নিসচিতটীচি, ঘৰা জাও! আপণে সেহণে  
কঁপড়ে লাহ সুঁটে, আপণে লঁকাং উঁতে তঁপঁজ বৰ্নু লচি!

**১২** উহ ফলদাৰ দেল অতে মনভাউিৰে খেতাং দে কৰন ছাতীআঁ  
পিঁটুৰীআঁ।

**১৩** মেৰী পৰজা দে খেতাং বিঁচ কঁড়ে অতে কৰ্বিডিআলে উঁগণো, সৰোঁ  
অন্দমণী নগৰ দে সারে খুঁস হাল ঘৰাং উঁতে দী।

**১৪** মহিল তাং ছঁড়িআ জাবেগা, সংঘণ্টী অব্বাদী বালা স্থিৰ বে-চৰাগ  
হৈ জাবেগা, টিঁঁসা অতে রাখী দা বুৰজ সদা লষ্টী ঘুৰনে, জঁগলী গাধিআঁ  
দী খুঁসী অতে ইঁজজ্জ দী চাৰগাহ হৈ জাণো।

**15** ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।

**16** ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।

**17** ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।

**18** ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਰੀ।

**19** ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।

**20** ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਤੇ ਗਾਧੇ ਖੁਲ੍ਹੇ ਛੱਡ ਦਿੰਦੇ ਹੋ!।

## 33

### ਸਹਾਇਤਾ ਦੇ ਲਈ ਪ੍ਰਾਰਥਨਾ

**1** ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੇ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇ ਤਾਂ ਤੂੰ ਲੁੱਟਿਆ ਜਾਏਗਾ, ਜਦ ਤੂੰ ਠੱਗ ਹਟੇ ਤਾਂ ਉਹ ਤੈਨੂੰ ਠੱਗਣਗੇ!

**2** ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁੱਖ ਦੇ ਵੇਲੇ ਸਾਡਾ ਬਚਾਓ।

**3** ਹੰਗਾਮੇ ਦੇ ਰੌਲੇ ਨਾਲ ਲੋਕ ਭੱਜ ਗਏ, ਤੇਰੇ ਉੱਠਦਿਆਂ ਹੀ ਕੌਮਾਂ ਖਿੰਡ-ਪੁੰਡ ਗਈਆਂ।

**4** ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝੱਪੱਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ।

**5** ਯਹੋਵਾਹ ਮਹਾਨ ਹੈ, ਉਹ ਉਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ।

**6** ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈਅ ਸਿਯੋਨ ਦਾ ਖੜਾਨਾ ਹੋਵੇਗਾ।

**7** ਵੇਖੋ, ਉਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।

**8** স্থারী মারগ বিরান পঢ়ে হোঁকে হন, কোষী লঁঘণ দ্বালা না রিহা।  
নেম তেজে জাংডে হন, স্থাহির\* তুঁছ কীতে জাংডে হন, মনুঁখ কিসে গিটতী বিঁচ  
নরী।

**9** দেস সোগ করদা অতে মাঝা হো জাংদা হৈ, লবনেন ঘবরা কে কুমলা  
জাংদা হৈ, স্থারেন রঢ়ে মেদান দ্বাংরু হো গিআ, বাস্তান অতে করমল পঁতে শাঙ্গ  
সুঁটদে হন।

### পরমেশুর দে বৈরীআং নু চেতাদ্বনী

**10** হুণ মেঁ উঠাংগা, যহেবাহ আখদা হৈ, হুণ মেঁ আপ নু উঁচা করাংগা,  
হুণ মেঁ সলাহিআ জাংদাংগা।

**11** তুহাড়ে গৱত বিঁচ কঁখ পথেগা অতে তুসীঁ ঘাহ জটেগো, তুহাড়া সাহ  
ইঁক অঁগা হৈ জিহজী তুহানু ভসম করেগী।

**12** লেক সাজ্জে হোঁকে চুনে দ্বাংরু হো জাণগো, অতে দ্বেঁচে হোঁকে কৰ্দিআং দ্বাংরু উহ  
অঁগা বিঁচ জলাএ জাণগো।

**13** হে দুর দিষ্ট, তুসীঁ সুণে জে মেঁ কীতা, হে নেজে দিষ্ট, তুসীঁ মেরী স্বকতী  
নু জাণে!

**14** সীয়েন বিঁচ পাপী ডৱ গাএ, কাংবে নে কাছুরাং নু দ্বজ লিআ, কেঁট  
সাড়ে বিঁচেঁ ভসম করন দ্বালী অঁগা কৈল টিঁক সকদা হৈ? কেঁট সাড়ে বিঁচেঁ  
সদীপক সাড়ে কৈল রহি সকদা হৈ?

**15** উহ জিহজা যৰম নাল চেলদা, জিহজা সিঁয়ীআং গৱলাং করদা,  
জিহজা জুলম দী কমাঈ নু তুঁছ জাণদা, জিহজা রিস্বত লেণ তেঁ আপণা  
হঁখ খিঁচদা হৈ, খুন দী গৱল সুণ তেঁ আপণে কৰন বেঁদ করদা হৈ, অতে  
বস্তী দে দেখণ তেঁ আপণীআং অঁখাঁ মীট লেণ্দা হৈ।

**16** উহ হী উঁচিআষ্টীআং উঁতে দেমেগা, উহ দী পনাহগার চেঁটানাং দে  
গাজু হোঁকে, উহ দী রেটী উহ নু দিঁতী জাদেগী, উহ নু পাণী দী ঘট  
না হোবেগী।

### স্থানদার বুঁধু

**17** তেরীআং অঁখাঁ রাজে নু উহ দে সুহঁপণ বিঁচ দেখণৰীআং, উহ লঁমে-  
রেঁজে দেস নু দেখণৰীআং।

\* 33:8 গবাহ

**18** ਤੇਰਾ ਮਨ ਉਸ ਬੀਤੇ ਹੋਏ ਭੈਅ ਬਾਰੇ ਸੋਚੇਗਾ, ਲੇਖਾ ਲੈਣ ਵਾਲਾ ਕਿੱਥੇ ਹੈ? ਲਗਾਨ ਵਸੂਲਣ ਵਾਲਾ ਕਿੱਥੇ ਹੈ? ਬੁਰਜ਼ਾਂ ਦਾ ਗਿਣਨ ਵਾਲਾ ਕਿੱਥੇ ਹੈ?

**19** ਤੂੰ ਫੇਰ ਉਹਨਾਂ ਘਮੰਡੀ ਲੋਕਾਂ ਨੂੰ ਨਾ ਵੇਖੋਗਾ, ਅਰਥਾਤ ਇੱਕ ਗੁੱਝੀ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸਮਝ ਨਹੀਂ ਸਕਦਾ, ਅਤੇ ਓਪਰੀ ਬੋਲੀ ਵਾਲੇ ਜਿਨ੍ਹਾਂ ਨੂੰ ਤੂੰ ਬੁੱਝ ਨਹੀਂ ਸਕਦਾ।

**20** ਸੀਯੋਨ ਨੂੰ ਵੇਖ, ਸਾਡੇ ਨਿਯੁਕਤ ਕੀਤੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਹੁਸ਼ਲਾਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਸ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਸ ਦੀਆਂ ਰੱਸੀਆਂ ਵਿੱਚੋਂ ਇੱਕ ਵੀ ਤੇੜੀ ਨਾ ਜਾਵੇਗੀ।

**21** ਪਰ ਉਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ-ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੁੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।

**22** ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।

**23** ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।

**24** ਸਿਯੋਨ ਦਾ ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਉਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।

## 34

### ਪਰਮੇਸ਼ੁਰ ਦੇ ਵੈਰੀਆਂ ਨੂੰ ਸਜ਼ਾ

**1** ਹੇ ਕੌਮੇ, ਸੁਣਨ ਲਈ ਨੇੜੇ ਆਓ, ਹੇ ਉਮਤੋ, ਕੰਨ ਲਾਓ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੋ!

**2** ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਡੇ ਜਾਣ ਲਈ ਦੇ ਦਿੱਤਾ ਹੈ।

**3** ਉਹਨਾਂ ਦੇ ਵੱਡੇ ਹੋਏ ਬਾਹਰ ਸੱਟੇ ਜਾਣਗੇ, ਉਹਨਾਂ ਦੀਆਂ ਲੋਥਾਂ ਤੋਂ ਸਜ਼ਿਆਂ ਉੱਠੇਗੀ, ਅਤੇ ਪਰਬਤ ਉਹਨਾਂ ਦੋ ਲਹੂ ਨਾਲ ਡੁੱਬ ਜਾਣਗੇ।

**4** ਅਕਾਸ਼ ਦੇ ਸਾਰੇ ਮੰਡਲ ਖਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੀ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਹੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ।

**5** ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੇਮ ਉੱਤੇ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ।

**6** ਯਹੋਵਾਹ ਦੀ ਤਲਵਾਰ ਲਹੁ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੁ ਨਾਲ, ਮੌਛਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਸਰਾਹ ਵਿੱਚ ਬਲੀ, ਅਤੇ ਅਦੇਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।

**7** ਜੰਗਲੀ ਸਾਨੂ, ਵੱਛੇ ਅਤੇ ਬਲਦ ਮਾਰੇ ਜਾਣਗੇ, ਉਹਨਾਂ ਦਾ ਦੇਸ ਲਹੁ ਨਾਲ ਤਰ ਹੋ ਜਾਵੇਗਾ, ਅਤੇ ਉਹਨਾਂ ਦੀ ਧੂੜ ਚਰਬੀ ਨਾਲ ਚਿਕਣੀ ਹੋ ਜਾਵੇਗੀ।

**8** ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।

**9** ਉਹ ਦੀਆਂ ਨਦੀਆਂ ਰਾਲ ਬਣ ਜਾਣਰੀਆਂ, ਉਹ ਦੀ ਭਾਕ, ਰੰਧਕ, ਅਤੇ ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ।

**10** ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।

**11** ਲੰਮਦੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲ੍ਹ ਅਤੇ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜ਼ਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।

**12** ਉਹ ਦੇ ਪਤਵੰਤ ਉਹ ਨੂੰ “ਅਲੋਪ ਰਾਜ” ਸੱਦਣਗੇ, ਅਤੇ ਉਹ ਦੇ ਸਾਰੇ ਹਾਕਮ, ਨਾ ਹੋਇਆਂ ਜਿਹੇ ਹੋਣਗੇ।

**13** ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੁਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸੁਤਰਮੁਰਗ ਦਾ ਵਿਹੜਾ ਹੋਵੇਗਾ।

**14** ਜੰਗਲੀ ਜਾਨਵਰ ਬਿੱਜੂਆਂ ਨਾਲ ਮਿਲਣਗੇ, ਜੰਗਲੀ ਬੱਕਰਾ ਆਪਣੇ ਸਾਥੀ ਨੂੰ ਸੱਦੇਗਾ, ਸਰੋਂ ਚਮਗਿੱਦੜ ਉੱਥੇ ਟਿਕੇਗਾ, ਅਤੇ ਆਪਣੇ ਲਈ ਅਰਾਮ ਦਾ ਥਾਂ ਪਵੇਗਾ।

**15** ਉੱਥੇ ਮਾਦਾ ਉੱਲ੍ਹ ਆਲੂਣਾ ਬਣਾ ਕੇ ਆਂਡੇ ਦੇਵੇਰੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਖੰਭਾਂ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ ਹਰੇਕ ਆਪਣੇ ਨਰ ਨਾਲ।

**16** ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।

**17** ਉਸੇ ਨੇ ਉਹਨਾਂ ਦਾ ਹਿੱਸਾ ਠਹਿਰਾਇਆ ਹੈ, ਅਤੇ ਉਸੇ ਦੇ ਰੱਖ ਨੇ ਉਹਨਾਂ ਲਈ ਦੇਸ ਨੂੰ ਜ਼ਰੀਬ ਨਾਲ ਵੰਡਿਆ। ਉਹ ਸਦਾ ਤੱਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਉਹ ਉਸ ਵਿੱਚ ਵੱਸਣਗੇ।

## 35

### ਪਵਿੱਤਰਤਾ ਦਾ ਮਾਰਗ

**1** ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗ੍ਰੂ ਖਿੜੇਗਾ।

**2** ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੇਨ ਦੀ ਸੋਭਾ, ਕਰਮਲ ਅਤੇ ਸ਼ਾਰੇਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।

**3** ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ!

**4** ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।

**5** ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲਿਆਂ ਦੇ ਕੰਨ ਖੁੱਲ੍ਹ ਜਾਣਗੇ।

**6** ਤਦ ਲੰਗਾੜਾ ਹਿਰਨ ਵਾਂਗ੍ਰੂ ਚੌਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਛੁੱਟ ਨਿੱਕਲਣਗੀਆਂ।

**7** ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ।

**৪** উঁধে ইঁক স্থাহী মারগ হোবেগা, অতে উহ মারগ “পঁচিতৰ মারগ” কহাবেগা, কেবী অসুৱ্য উহ দে উঁতে দী নহী লঁঘেগা, উহ মারগ ছুড়াই হৈইআং দে লাঈ হোবেগা। উস উঁতে চেলণ বালে ভাবে মুৰখ হৈণ, তাঁ দী কুৱারে না পৈণ্টো।

**৫** উঁধে কেবী বঁঊৰ স্তেৱ নহী হোবেগা, কেবী পাঙ্গন বালা জানবৰ উস উঁতে না চড়েগা, উহ উঁধে না লঁভণ্টো, পৰ ছুড়াই হৈষে উঁধে হমেস্তা চেলণ্টো।

**১০** যহোবাহ দে মুঁল লাই হৈষে মুঁজ আউঠণ্গো, উহ জৈকাৰিআং নাল সীজেন নুঁ আউঠণ্গো, অতে সদীপক অন্দে উহনাঁ দে সিৱাং উঁতে হোবেগা। উহ খুস্তী অতে অন্দে পৰাপত কৱনগো, সেৱ অতে হাউকে উঁধে নঁঠ জাণো।

## 36

যথুস্তলম উঁতে অঁসুৱ দা হমলা

**২ রাজা 18:13-27; ২ ইত 32:1-19**

**১** হিজ্বীয়াহ রাজা দে স্থামন দে চেঁয়বে সাল বিঁচ অঁসুৱ দে রাজে সনহেৰীঘ নে যহুদাহ দে সাৱে গড়ু বালে স্থিৱৰাং উঁতে চড়াইী কীতী অতে উনুন নুঁ লৈ লিআ।

**২** ঢেৱ অঁসুৱ দে রাজা নে রবস্তাকেহ সৈনাপতী নুঁ লাকীস্ত স্থিৱৰ তেঁ যথুস্তলম নুঁ হিজ্বীয়াহ রাজা কোল ঵ঁঢ়ী ঢেঁজ নাল ভেজিআ অতে উহ উঁপৰলে তলাব দী নালী কোল যোবী ঘাট দে রাহ বিঁচ খড়ু সী।

**৩** তদ হিলকীয়াহ দা পুঁতৰ অলঝাকীম জিহজ্বা মহিল দা পুৰ্বপক সী অতে স্বৰ্বনা মুনীম অতে আসাফ দা পুঁতৰ যোআহ জে লিখাৰী সী, ইহ তিঁতে উস নুঁ মিলণ লাঈ বাহৰ আষে।

**৪** তদ রবস্তাকেহ নে উহনাঁ নুঁ আধিআ, তুমৰ্ম হিজ্বীয়াহ নুঁ আধে, অঁসুৱ দা মহারাজা ইহ আখদা হৈ, তুঁ কিহজ্বী স্থৱ্যা উঁতে ভৱেসা কৰী বৈনা হৈ?

**৫** মৈ কহিংদা হাঁ কি ভলা, মুৰ নাল গৱলাং কৱনীআং হী যুঁ দে লাঈ তেৱী যোজনা অতে বল হৈ। হুণ তৈনুঁ কিম দে উঁতে ভৱেসা হৈ জে তুঁ মেৰে বিবুঁয় বিদৱেহ কীতা হৈ?

**6** ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਮਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫਿਰਉਣ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।

**7** ਪਰ ਜੇ ਤੂੰ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਹੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?

**8** ਇਸ ਲਈ ਹੁਣ ਮੇਰੇ ਸੁਆਮੀ ਅੱਸੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੇ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੋ।

**9** ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੋਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?

**10** ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!

**11** ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ\* ਵਿੱਚ ਸਾਡੇ ਨਾਲ ਗੱਲ ਨਾ ਕਰੋ।

**12** ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?

**13** ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!

\* 36:11 ਅਰਾਮੀ ਭਾਸ਼ਾ

**14** রাজা ইহ ফ্রমাউন্দা হৈ কি হিজ্জকীয়াহ তুহানূঁ যোখা না দেবে কিউঁ  
জে উহ তুহানূঁ ছুডা না সকেগা।

**15** না হী হিজ্জকীয়াহ ইহ আখ কে যহোব্বাহ উঁতে তুহাডা ভরেসা করাদ্বে  
ভষ্টী যহোব্বাহ জরুর সা'নুঁ ছুডাদেবেগা, ইহ সহির অঁসূর দে রাজে দে হঁচী  
নর্হি দিঁতা জাদেবেগা।

**16** হিজ্জকীয়াহ দী না সুণে কিউঁ জে অঁসূর দা রাজা ইহ আখদা হৈ  
কি মেরে নাল সুলাহ করে অতে নিঁকল কে মেরে কেল আচ, তাং তুহাডে বিঁচে  
হর কোষ্টী আপণী দাখ দী ষ্টেল তেঁ অতে আপণে হী হেঁজীর দে রঁখ তেঁ ঢল  
খাদেবেগা অতে হর কোষ্টী আপণে হী হেঁদ দা পাণী পীদেবেগা।

**17** জদ তঁক মেঁ আ কে তুহানূঁ ইঁক অজিরে দেস বিঁচ না লৈ জাংবাং জিহজ্ঞা  
তুহাডে দেস বাংরুঁ অনাজ অতে নদৰ্হি ময দা দেস, রেটী অতে অঁগুরী বাগ্রাং  
দা দেস হৈ।

**18** খ্বৰদার, কিতে হিজ্জকীয়াহ ইহ আখ কে তুহানূঁ না ভরমাদ্বে কি  
যহোব্বাহ সা'নুঁ ছুডাদেবেগা!

**19** ভলা, কোমাং দে দেবতিআঁ বিঁচে কিসে নে দী আপণে দেস নুঁ অঁসূর দে  
রাজে দে হঁচেঁ কদী ছুডাইআ হৈ? হমাখ অতে অরপাদ সহির দে দেবতে কিংবে  
হন? সফ্রবাইম সহির দে দেবতে কিংবে হন? কী উহনাং নে সামরিযা নুঁ  
মেরে হঁচেঁ ছুডা লিআ?

**20** দেস-দেস দে সারিআঁ দেবতিআঁ বিঁচে উহ কিহজে হন, জিনুঁ নে  
আপণা দেস মেরে হঁচেঁ ছুডা লিআ হোবে, ফের কী যহোব্বাহ মেরে হঁচেঁ যুৱসলম  
নুঁ ছুডা লদেবেগা?

**21** পৰ লোকাং নে চুঁপ ঢঁট লষ্টী অতে উহ নুঁ ইঁক গঁল দা দী উঁতৰ না  
দিঁতা, কিউঁ জে রাজে দা হুকম ইহ সী কি তুমী উস নুঁ উঁতৰ না দেণা।

**22** তদ হিলকীয়াহ দা পুঁতৰ অলজাকীম জে মহিল দা পুৰ্বংপক সী,  
অতে স্বাধনা মুনীম অতে আসাদ্ব দা পুঁতৰ জোআহ জে লিখারী সী, কঁপঁজ্জে  
পাজ্জ কে হিজ্জকীয়াহ দে কেল আষে অতে উনুঁ নে উস নুঁ রবস্তাকেহ দীআঁ  
গঁলাং দঁসীআঁ।

ਰਾਜੇ ਦਾ ਯਸਾਯਾਹ ਕੋਲੋਂ ਸਲਾਹ ਮੰਗਣਾ  
2 ਰਾਜਾ 19:1-7

**1** ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ ।

**2** ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਥੀ ਕੋਲ ਭੇਜਿਆ ।

**3** ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਰੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ ।

**4** ਹੇ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੋ ਜਿਸ ਨੂੰ ਉਹ ਦੇ ਸੁਆਮੀ ਅੱਸੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੇਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ । ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ ।

**5** ਜਦ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ

**6** ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਛੁਰ ਬਕਿਆ ਹੈ, ਨਾ ਡਰੋ ।

**7** ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੁਹ ਪਾਵਾਂਗਾ ਕਿ ਉਹ ਕਝ ਅਫਵਾਹ ਸੁਣ ਕੇ ਆਪਣੇ ਦੇਸ਼ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ਼ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ ।

ਅੱਸੂਰ ਵੱਲੋਂ ਦੁਬਾਰਾ ਧਮਕੀ

2 ਰਾਜਾ 19:8-19

**8** ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ ।

**9** ਜਦ ਉਸ ਨੇ ਕੁਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,

**10** ਤੁਸੀਂ ਯਹੁਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਪੋਖਾ ਨਾ ਦੇਵੇ ਕਿ ਯਰੂਸਲਮ ਅੱਸੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।

**11** ਵੇਖ, ਤੂੰ ਆਪ ਸੁਣਿਆ ਹੈ ਕਿ ਅੱਸੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਗਾ?

**12** ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾਂਸਾਰ ਵਿੱਚ ਸਨ?

**13** ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫਰਵਾਇਮ ਸ਼ਹਿਰ ਦਾ ਰਾਜਾ, ਹੇਠਾਂ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?

**14** ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪਤਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੇਲ੍ਹ ਕੇ ਰੱਖ ਦਿੱਤਾ।

**15** ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ,

**16** ਹੇ ਸੈਨਾਂ ਦੇ ਯਹੋਵਾਹ, ਇਸਗਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।

**17** ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੇਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।

**18** ਹੇ ਯਹੋਵਾਹ, ਸੱਚ-ਮੁੱਚ ਅੱਸੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ

**19** ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।

**20** ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈ!

### ਰਾਜੇ ਦੇ ਲਈ ਯਸਾਯਾਹ ਦਾ ਸੰਦੇਸ਼

**2 ਰਾਜਾ 19:20-37**

**21** ਤਦ ਅਮੇਸ ਦੇ ਪੁੱਤਰ ਯਸਾਯਾਹ ਨੇ ਹਿਜਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸੁਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,

**22** ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖੌਲ ਉਡਾਉਂਦੀ ਹੈ। ਯਰੂਸਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

**23** ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਛਕਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘੰਢ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!

**24** ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚਤੁੰਝਾ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਚ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।

**25** ਮੈਂ ਤਾਂ ਪੁੱਟ-ਪੁੱਟ ਕੇ ਪਾਣੀ ਪੀਤਾ, ਮੈਂ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ।

**26** ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ? ਹੁਣ ਮੈਂ ਉਹ ਨੂੰ ਪੁਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇ।

**27** ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਹੀ, ਛੱਤ ਉੱਤੇ ਦੇ ਘਾਰ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।

**28** ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ-ਬਾਹਰ ਆਉਣਾ ਜਾਣਾ, ਅਤੇ ਤੇਰਾ ਮੇਰੇ ਉੱਤੇ ਖਿਲਣਾ ਜਾਣਦਾ ਹਾਂ।

**29** ইস লষ্টী কি তেরা মেরে উঁচে খিশণা অতে তেরা রেঁলা মেরে কেনাং তঁক পহুঁচিআ হৈ, ইস লষ্টী মেঁ আপটী নকেল তেরে নঁক বিঁচ, অতে আপটী লগাখ তেরে মুঁহ বিঁচ পছাংগা, অতে জিহঁজে রাহ তুঁ আইশিআ, উসে রাহ তেন্তু পিছাহাং মেঝ দিআংগা।

**30** অতে তেরে লষ্টী ইহ নিস্তান হোবেগা, ইস সাল তুসীঁ উহ খাও জে আপ উঁগো, দূজে সাল উহ জে উস তেঁ উঁগো, অতে তীজে সাল বিঁচ বী বীজো, বঁচো, অঁগুরী বাগ্রা লাও অতে উনুঁ দা ঢল খাও।

**31** উদ উহ লোক জে যুরুদাহ দে ঘরাণ্ডে বিঁচে বসে হোঁকে হন, হেঠাং নুঁ জঙ্গ দড়ু কে উত্তাহাং নুঁ ফলটুগো,

**32** কিউঁ জে ইঁক বকীআ যুরুস্তলম বিঁচেঁ, অতে বসে হোঁকে সীঝেন পরবত বিঁচেঁ নিক্কলটুগো, মৈনাং দে যহোবাহ দী অণ্খ ইহ করেগী।

**33** ইস লষ্টী অঁশুর দে রাজে দে বিষে যহোবাহ ইহ ফ্রমাউঁদা হৈ, - উহ না তাং ইস স্থির কোল আবেগা, না ঐখে তীর চলাবেগা, না ঢাল লৈ কে উহ দে উঁচে যাবা করেগা, না উহ দে অঁগো দমদমা বণাবেগা।

**34** জিস রাহ উহ আইশিআ হৈ, উসে রাহ উহ মুঝ জাবেগা, উহ ইস স্থির কোল না আবেগা, ইহ যহোবাহ দা বাক হৈ!

**35** মেঁ আপণে নভিঁত অতে আপণে দাস দাউিৎ দে নভিঁত ইস স্থির নুঁ বসচাউণ লষ্টী উহ নুঁ সংভ রঁখাংগা।

**36** উদ যহোবাহ দে দুত নে নিক্কল কে অঁশুরীআঁ দী ছাউণী বিঁচ ইঁক লঁখ পচাসী হজ্জার পুরখ মার সুঁটে অতে জদ লোক সবের নুঁ উঁঠে, তাং ঵েখে, উঁখে সভ লেখাং হী লেখাং সন!

**37** উদ অঁশুর দা রাজা সনহেরীব আপটী মৈনাং নাল লৈ কে কুচ কর কে চেলিআ গিআ অতে জা কে নীনবাহ বিঁচ রহিণ লঁগা।

**38** দের অজিহা হোইশিআ কি জদ উহ আপণে দেবতে নিসরোক দে মঁদর বিঁচ পুজা কর রিহা সী, তাং ইঁক দিন উহ দে পঁতরাং অদরমলক অতে স্থৱৰ নে উহ নুঁ তলবার নাল বঁচ দিঁতা অতে উহ অরারাত দে দেস নুঁ ভঁজ গাএ। উদ উহ দা পুঁত এসর-হঁদেন উহ দে থাং রাজ করন লঁগা।

ਰਾਜਾ ਹਿਜ਼ਕੀਯਾਹ ਦੀ ਬਿਮਾਰੀ ਅਤੇ ਚੰਗਾਈ  
2 ਰਾਜਾ 20:1-11; 2 ਇਤ 32:24-26

**1** ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੇਸ ਦਾ ਪੁੱਤਰ ਯਸਾਯਾਹ ਨਈ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੁੰ ਆਪਣੇ ਘਰਾਣੇ ਉੱਤੇ ਜਿੰਮੇਵਾਰੀ ਪਾ, ਕਿਉਂ ਜੋ ਤੁੰ ਮਰਨ ਵਾਲਾ ਹੈ ਅਤੇ ਬਚੋਂਗਾ ਨਹੀਂ।

**2** ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ

**3** ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।

**4** ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ,

**5** ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਉਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਖਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।

**6** ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਦੀ ਰੱਖਿਆ ਰੱਖਾਂਗਾ।

**7** ਯਹੋਵਾਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:

**8** ਵੇਖ, ਮੈਂ ਉਸ ਪਰਛਾਵੋਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੌੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ।

**9** ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, -

**10** ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋ ਲਏ ਗਏ ਹਨ।

**11** ਮੈਂ ਆਖਿਆ, ਮੈਂ ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਫੇਰ ਨਹੀਂ ਵੇਖਾਂਗਾ, ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।

**12** মেরা ডেরা পুঁটিআ গিআ, অতে অজালী দে তঁবু বাংগু মেরে উঁচু চুকিআ গিআ, মেঁ জুলারে বাংগু আপণা জীবন লপেট লিআ, উহ মেন্তু খঁড়ী তেঁ কঁট দেবেগা, ইঁক হী দিন বিঁচ তু মেরা অঁত কর দেবেগা।

**13** মেঁ সবের তঁক তম্ভলী নাল উঁড়িকদা রিহা, পর উহ বঁঃবৰ স্তের বাংগু মেরীআঁ সারীআঁ হঁড়ীআঁ ভেন মুঁটদা হৈ, ইঁক হী দিন বিঁচ তু মেরা অঁত কর দেবেগা।

**14** মেঁ অবাবীল জাঁ কুঁজ বাংগু চীঁ-চীঁ করদা রিহা, মেঁ ঘুঁরী বাংগু হুঁরদা রিহা, মেরীআঁ অঁখাঁ উতাহাঁ ষেখণ তেঁ রহি গাটীআঁ, হে যহোবাহ, মেরে উঁচু জুলম হোষিআ হৈ, তু মেরী জমানত দে!

**15** মেঁ কী ষেলাঁ? উস নে মেন্তু আখিআ অতে উস নে আপ হী কীতা দী। মেঁ আপটী জান দী কুঁজ্ঞতণ দে কারন, আপটো সারে সাল হেলী-হেলী চঁলাংগা।

**16** হে পুঁু, ইন্দুঁ গঁলাঁ দে কারন মন্তু জীউঁ দে হন, অতে ইন্দুঁ সারীআঁ বিঁচ হী মেরে আতমা নুঁ জীবন মিলদা হৈ, তু মেন্তু চের্গা কর অতে মেন্তু জীবন বঁকস।

**17** ষেখ, মেরী হী স্থাংতি লষ্টী মেন্তু কুঁজ্ঞতণ হী কুঁজ্ঞতণ সহিটী পষ্টী, পর তু প্ৰেম নাল মেরী জান নুঁ বিনাস দে টেঁকে তেঁ ছুঁড়াইআ হৈ, কিউঁ জে তু মেরে সারে পপাঁ নুঁ আপটী পিঁঠে পিঁঠে সুঁট দিঁতা হৈ।

**18** পতাল তাঁ তেৰা যঁনবাদ নৰ্হী কর সকদা, না মেঁ তেৰী উসতত কর সকদী, বঁৰুৰ বিঁচ লহিৱ বালে তেৰী বঢ়াদাৰী দী আস নৰ্হী রঁখ সকদে।

**19** জীউঁদা, হাঁ, জীউঁদা হী তেৰা যঁনবাদ কৰেগা, জি঵েঁ মেঁ অঁজ কৰদা রহাঁ! পিতা আপটো পুঁতৰাঁ নুঁ তেৰী বঢ়াদাৰী দঁমেগা।

**20** যহোবাহ মেন্তু বচাৰেগা, ইস লষ্টী অসৰী আপটো তার বালে বাজিআঁ নাল, আপটী উমৰ দে সারে দিন যহোবাহ দে ভবন বিঁচ গীত গাউঁ দে রহাঁগো।

**21** যসায়াহ নে আখিআ সী, তুসী হঁজীরাঁ দী ইঁক লুঁপৰী লৈ কে উহ দে ফেক্কে উঁচু লেপ কর দিও তাঁ উহ বচ জাবেগা।

**22** হিজৰীজাহ নে পুঁক্ষিআ সী, ইস দা কী নিষ্ঠান হৈ জে মেঁ যহোবাহ দে ভবন নুঁ জাংবাংগা?

## 39

**ਬਾਬਲ ਤੋਂ ਆਏ ਹੋਏ ਦੂਜ**

**2 ਰਾਜਾ 20:12-19**

**1** ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।

**2** ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖਾਲਸ ਤੇਲ, ਆਪਣਾ ਸਾਰਾ ਸ਼ਸਤਰ-ਖਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।

**3** ਤਦ ਯਸਾਯਾਹ ਨਥੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।

**4** ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ।

**5** ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!

**6** ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ।

**7** ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸ਼ਰੇ ਬਣਨਗੇ।

**8** ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ। ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।

# 40

## ਤਸੱਲੀ ਦੇ ਬਚਨ

**1** ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।

**2** ਯਹੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਅੱਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀ ਹੈਂ।

**3** ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ।

**4** ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।

**5** ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ।

**6** ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਰੱਪਣ ਖੇਤ ਦੇ ਫੁੱਲ ਵਰਗਾ ਹੈ।

**7** ਜਦ ਯਹੋਵਾਹ ਦਾ ਸਾਹ ਉਸ ਉੱਤੇ ਫੁੱਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ!

**8** ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।

**9** ਹੇ ਸੀਯੇਨ ਖੁਸ਼ਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਹੂਸ਼ਲਮ, ਖੁਸ਼ਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!

**10** ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।

**11** ਉਹ ਅਯਾਲੀ ਵਾਂਗੂ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਠੇਗਾ।

### ਇਸਰਾਏਲ ਦਾ ਸ਼ਾਨਦਾਰ ਪਰਮੇਸ਼ੁਰ

**12** ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜੂ ਵਿੱਚ ਤੋਲਿਆ ਹੈ?

**13** ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?

**14** ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?

**15** ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂ ਚੁੱਕ ਲੈਂਦਾ ਹੈ।

**16** ਲਥਾਨੇਨ ਬਾਲਣ ਲਈ ਥੋੜ੍ਹਾ ਹੈ, ਅਤੇ ਉਹ ਦੇ ਪਸੂ ਹੋਮ ਬਲੀ ਲਈ ਕਾਢੀ ਨਹੀਂ ਹਨ।

**17** ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜ਼ਰ ਵਿੱਚ ਵਿਅਰਥ ਅਤੇ ਡੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ।

**18** ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ।

**19** ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜ਼ੀਰਾਂ ਬਣਾਉਂਦਾ ਹੈ।

**20** ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।

**21** কী তুম্হীন নহীন জাণদে, কী তুম্হীন নহীন সুণদে? কী উহ আদ তে তুহানু নহীন দেসিআ গিআ? কী ধরতী দে মুঁচে তুম্হীন নহীন সমষ্টিআ?

**22** উহো হৈ জিহজ্ঞা ধরতী দে ঘেৰে উঁপৰ বৈঠদা হৈ, অতে ধরতী দে বাসী টিংডিআঁ বাংৰু হন, জিহজ্ঞা অকাস্ত নু পঞ্চদে বাংৰু তাণদা হৈ, অতে বঁস্ট লাঈ উহনাঁ নু তেঁবু বাংৰু ফৈলাউঁদা হৈ,

**23** জিহজ্ঞা ইঁধতিআৰ বালিআঁ নু তুঁছ জিহে কৰ দিঁদা, অতে ধরতী দে নিাঁঁষ্টীআঁ নু ফৈকট বণ্টা দিঁদা হৈ।

**24** উহ অজে লাএ হী হন, উহ অজে বীজে হী হন, উহনাঁ দী নালী নে অজে ধরতী বিঁচ জঙ্গু হী ঢঙ্গু হৈ, কি উহ উহনাঁ উঁতে ঢুক মাৰদা হৈ, অতে উহ কুমলা জাংডে অতে তৃঢ়ান উহনাঁ নু কঁখাং বাংৰু উড়া কে লৈ জাংদা হৈ।

**25** তুম্হীন মেনু কিম দে বৰগা দেসেগো, কি মেঁ উহ দে তুঁল ঠহিৰাং? পথিংতৰ পুৰখ আখদা হৈ।

**26** আপণীআঁ অঁখাং উতাহাঁ চুঁকে, অতে ঵েখে, কিম নে ইহনাঁ নু সিৱজিআ, জিহজ্ঞা ইহনাঁ দী সৈনাঁ গিণ কে বাহৰ লৈ জাংদা হৈ, উহ ইহনাঁ সারিআঁ নু নাম লৈ-লৈ কে পুকাৰদা হৈ, উহ দী বঁঢ়ী স্কতী নাল, অতে উহ দে ডাঢে বল দে কাৰন, ইঁক দী দী কৰী নহীন হুৰ্দী।

**27** হে যাকুব, তুঁ কিউঁ আখদা, অতে হে ইসৰাইল, তুঁ কিউঁ বেলদা হৈন, কি মেৰা রাগ যহোবাহ তে লুকিআ হোইআ হৈ, অতে মেৰা ইনসাফ মেৰে পৰমেশ্বৰ বঁলে ছঁডিআ গিআ হৈ?

**28** কী তু নহীন জাণিআ, কী তু নহীন সুণিআ, কি অনাদী পৰমেশ্বৰ যহোবাহ জো ধরতী দিআঁ বঁনিআঁ দা কৰতা হৈ, না হুঁসদা হৈ, না বঁকদা হৈ, উহ দী সমষ্ট অবাহ হৈ?

**29** উহ খকে হোঁ নু বল দিঁদা হৈ, অতে নিৰবল দী স্কতী ব্যাউঁদা হৈ।

**30** মুঁডে হুঁস জাণগো অতে খক জাণগো, অতে জুআন দী ডিঁগ হী পেণগো,

**31** পৰ যহোবাহ দে উড়ীকণ বালে নদে সিৱিও বল পাউণগো, উহ উিকাখাং বাংৰু খঁভাং উঁতে উঁড়ণগো, উহ দেঁজনগো অতে না খকণগো, উহ চঁলণগো অতে হুঁসণগো নহীন।

## 41

**ইসরাএল নুঁ পরমেসুর দৃঁলে উস্লী**

**১** হে টাপুচি, মেরে অঁগো চুঁপ রহে অতে সুষ্টে, কৈমাং আপণা বল নবেঁ সিরিচি  
পাউচি, উহ নেজ্জে আ কে গৱ্ল করন, অসীঁ ইকঁঠে হে কে নিআঁ দে লষ্টী নেজ্জে  
আষ্টীই।

**২** কিম নে পুৰুষ তেঁ রাজা নুঁ উকসাইআ, জিম দে কদম ছত্ত চুমদী  
হৈ? উহ কৈমাং নুঁ উস দে দৃঁম দিঁচ কর দিঁদা হৈ, তাঁ জে উহ রাজিআঁ উঁতেঁ  
রাজ করে, উহ উহনাঁ নুঁ আপণী তলদ্বাৰ নাল যুঁজ দ্বাঁগুঁ অতে আপণে  
যষ্টুঁখ নাল উঠাএ হেটে কঁখ দ্বাঁগুঁ কর দিঁদা হৈ।

**৩** উহ উহনাঁ দা পিঁছা করদা হৈ, উহ স্থাংতি নাল উস রাহ তেঁ লঁঘ  
জাঁদা হৈ, জিম দে উঁতে উস দে পেৱ নৰ্হী গাএ সেন।

**৪** কিম নে ইহ কীতা, অতে পীড়ুৰীআঁ নুঁ আদ তেঁ বুলা কে মুকাইআ? মেঁ,  
ঝোবাহ নে! আদ তেঁ অঁত তঁক মেঁ উহী হাঁ!

**৫** টাপুআঁ নে দেখিআ অতে ডর গাএ, যৰতী দীআঁ হঁদাং কৰ্বদীআঁ হন,  
উহ নেজ্জে হে কে অঁগো আওুন্দে হন।

**৬** হৰেক আপণে গুআঁঢী দী সহাইতা করদা হৈ, অতে আপণে ভৰা নুঁ  
আখদা হৈ, হেস্লা রঁখ!

**৭** তৰখাণ সুনিন্দার নুঁ তকঁজা করদা হৈ, অতে উহ জিহঁজা হঁচেজ্জে নাল  
পঁয়ৰা করদা হৈ, উহ নুঁ জিহঁজা আহৰন উঁতে মাৰদা হৈ। উহ টাংকে দিখে  
কহিঁদা হৈ, উহ চেঁগা হৈ, উহ উস নুঁ কিলাং নাল পঁকিআঁ করদা হৈ ভষ্টী  
উহ হিঁলে না।

**৮** পৰ দুঁ, হে ইসরাএল, মেরে দাস, হে যাকুব, জিম নুঁ মেঁ চুণিআ হৈ,  
মেরে মিঁতৰ অবৰাহাম দী অংস,

**৯** জিম নুঁ মেঁ যৰতী দীআঁ হঁদাং তেঁ ইকঁঠা কীতা অতে উহ দিআঁ খুঁজিআঁ  
তেঁ বুলা লিআ, অতে তৈনুঁ আবিআ, দুঁ মেৰা দাস হৈন, মেঁ তৈনুঁ চুণিআ হৈ অতে  
তৈনুঁ তিআগিআ নৰ্হী।

**১০** না ডর, কিউঁ জে মেঁ তেৰে অঁগা-সেঁগ হাঁ, না ঘৰা, কিউঁ জে মেঁ তেৰা  
পৰমেসুৰ হাঁ, মেঁ তৈনুঁ জেৱ ব্যৱস্থাংগা, হাঁ, মেঁ তেৰী সহাইতা কৰাংগা, হাঁ,  
মেঁ তৈনুঁ আপণে ছাতিৰহৰ্মদ সঁজে হঁঁ নাল সেৱালাংগা।

**11** ষেখে, উহ জো তেরে নাল ক্রোঘিত হন, স্থরমিংডে হোণগো অতে উহনাং দে মুঁহ কালে হো জাণগো, অতে উহ জো তেরে নাল লজ্জে হন না হোইআং জিরে হো কে নাস হো জাণগো।

**12** জো তেরে নাল শগজ্জে হন, তুঁ উহনাং নুঁ ভালেংগা পর পাঈংগা নৰ্হী। জো তেরে নাল যুঁ করদে হন, উহ না হোইআং জিরে সরগো বিঅৱশ জিরে হো জাণগো!

**13** মেঁ যহোব্বাহ তেরা পৰমেসুৱ তাং তেরা সঁজা হঁঁ থজ্জী বৈঠা হাং, মেঁ তৈনুঁ আখদা হাং, না ডৰ, মেঁ তেরী সহাইতা কৰাংগা।

**14** না ডৰ, হে কীজ্জে ঵ৰগো যাকৃষ, হে ছেটে ইসৱাএল, না ডৰ! মেঁ তেরী সহাইতা কৰাংগা, যহোব্বাহ দা ব্বাক হৈ, তেরা ছুটকাৰা দেণ ব্বালা ইসৱাএল দা পদ্বিঁতৰ পুৱখ হৈ।

**15** ষেখ, মেঁ তৈনুঁ নৰ্হে তিঁখে গাহ পাউণ ব্বালে ফলু জিহা জিস দে দেন্দ হী হন, ঠহিৱাবাংগা, তুঁ পহাজ্জাং নুঁ গাহেংগা অতে উহনাং নুঁ মহীন কৰেংগা, অতে তুঁ টিঁবিআং নুঁ কুঁ খ বাংৰু বণ্টা দেবেংগা।

**16** তুঁ উহনাং নুঁ ছেটেংগা অতে হবা উহনাং নুঁ উভা কে লৈ জাদেৰী, অতে তুঁছান উহনাং নুঁ খিলার দেবেগা, পৰ তুঁ যহোব্বাহ বিঁচ খুস হোবেংগা, অতে ইসৱাএল দে পদ্বিঁতৰ পুৱখ উঁতে মাণ কৰেংগা।

**17** মসকীন অতে কঁগাল পাণী ভালদে হন পৰ হৈ নৰ্হী, উনুঁ দীআং জীভাং পিআস নাল খুস্ক হন, মেঁ যহোব্বাহ উহনাং নুঁ উঁতৰ দেবাংগা, মেঁ ইসৱাএল দা পৰমেসুৱ উনুঁ নুঁ না তিআগাংগা।

**18** মেঁ নেঁরীআং চেটীআং উঁতে নদীআং, অতে ঘাটীআং দে বিচলে সেতে খেলুঁগা, মেঁ উজাজ্জ নুঁ পাণী দা তলাষ, অতে সুঁকী যৱতী নুঁ পাণী দে সুঁৰ বণ্টাবাংগা।

**19** মেঁ উজাজ্জ বিঁচ দিআৱ অতে ব্ববুল, মহিঁদী অতে জৈতুন দে রুঁখ লবাংগা। মেঁ মেদান বিঁচ সতু, চীল অতে চনার দে রুঁখ ইকুঁঠে রঁখাংগা।

**20** তাং জো লোক ষেখণ অতে জাণন, অতে ধিআন দেণ তে সমষ্ণ কি যহোব্বাহ দে হঁঁ নে ইহ কীতা হৈ, অতে ইসৱাএল দে পদ্বিঁতৰ পুৱখ নে ইহ সিৱজিআ হৈ।

পুঁৰু যহোব্বাহ দী চুঁটেঁতী

**21** ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ।

**22** ਉਹ ਮੂਰਤੀਆਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਜੋ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ। ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ।

**23** ਤੁਸੀਂ ਸਾਨੂੰ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦੇਵਤੇ ਹੋ, ਹਾਂ, ਭਲਿਆਈ ਜਾਂ ਬੁਰਿਆਈ ਕੁਝ ਤਾਂ ਕਰੋ, ਤਾਂ ਜੋ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!

**24** ਵੇਖੋ, ਤੁਸੀਂ ਕੁਝ ਵੀ ਨਹੀਂ, ਅਤੇ ਤੁਹਾਡੇ ਕੰਮ ਫੋਕਟ ਜਿਹੇ ਹਨ! ਜੋ ਤੈਨੂੰ ਚੁਣਦਾ ਹੈ ਉਹ ਘਿਣਾਉਣਾ ਹੈ।

**25** ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ।

**26** ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੌਂਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।

**27** ਮੈਂ ਹੀ ਪਹਿਲਾ ਸੀ, ਜਿਸ ਨੇ ਸੀਜੇਨ ਨੂੰ ਆਖਿਆ, - ਵੇਖ, ਉਹਨਾਂ ਨੂੰ ਵੇਖ! ਅਤੇ ਯਰੂਸ਼ਲਾਮ ਲਈ ਮੈਂ ਇੱਕ ਖੁਸ਼ਬੁਰੀ ਦੇਣ ਵਾਲਾ ਬਖਸ਼ਿਆ।

**28** ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਇਹਨਾਂ ਦੇ ਵਿੱਚ ਕੋਈ ਸਲਾਹਕਾਰ ਨਹੀਂ, ਕਿ ਜਦ ਮੈਂ ਉਹਨਾਂ ਤੋਂ ਪੁੱਛਾਂ ਤਾਂ ਉਹ ਅੱਗੋਂ ਮੈਨੂੰ ਜਵਾਬ ਦੇਣ।

**29** ਵੇਖੋ, ਉਹ ਸਭ ਦੇ ਸਭ ਵਿਅਰਥ ਹਨ, ਉਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਅਤੇ ਫੋਕਟ ਹੀ ਹਨ।

**১** ঘেঁথে, মেরা দাস জিস নুঁ মেঁ সংভালদা হাঁ, মেরা চুণ্ডাং জিস তেঁ মেরা জীঅ পরম্পর হৈ। মেঁ আপণা আত্মা উহ দে উঁতে পাইশা হৈ, উহ কৈমাং লাঈ ইনসাফ পরগাট করেগা।

**২** উহ না চিঁলাদেগা, না আপণী অবাজ উঁচি চুকেগা, না আপণা স্বাবদ গালী বিঁচ সুণাদেগা।

**৩** উহ কুচলে হেষে কানে নুঁ না তেঁডেগা, না নিমুী বঁজী নুঁ বুঝাদেগা, উহ দ্বাদারী নাল ইনসাফ করেগা।

**৪** উহ না লঢ়খ়জ্জাদেগা, না হেঁসলা ছঁডেগা, জদ তঁক উহ যরতী উঁতে ইনসাফ নুঁ কাইম না করে, অতে টাপু উহ দী বিদসবা নুঁ উঠীকণগো।

**৫** পরমেসুর যহোবাহ ইহ আখদা হৈ, উহ জো অকাস্থ দা করতা অতে উহ দে তাণ্ডন বালা হৈ, যরতী অতে উস দী উপজ দা ফৈলাউণ বালা হৈ, জো উস দে উঁপুর দে লেকাং নুঁ সাহ দা, অতে উস দে উঁপুর দে চলণ বালিঅং নুঁ আত্মা দা দেণ বালা হৈ।

**৬** মেঁ যহোবাহ নে তৈনুঁ যরম বিঁচ সঁদিআ হৈ, অতে মেঁ তেরে হঁঁচ নুঁ তকজ্জ করাংগা, মেঁ তেরী রঁখিআ করাংগা, অতে তৈনুঁ পরজা লাঈ নেম অতে কৈমাং লাঈ জোত ঠহিরাদাংগা,

**৭** তাঁ জো তুঁ অঁনীআং অঁখাং নুঁ খেলুঁ, ভেহুরে বিঁচে বঁদীআং নুঁ অতে হলেরে বিঁচ বৈঠিঅং হেইআং নুঁ কৈদখানে বিঁচে কঁদেঁ।

**৮** মেঁ যহোবাহ হাঁ, ইরো হী মেরা নাম হৈ, অতে মেঁ আপণা পরতাপ দুজে নুঁ নৰ্হি দিআংগা, না আপণী উসতত মুরতাং নুঁ।

**৯** ঘেঁথে, পহিলীআং গঁলাং জাংদীআং রহীআং, অতে নবীআং গঁলাং মেঁ দঁসদা হাঁ, উহনাং দে পরগাট হেণ তেঁ পহিলাং মেঁ তুহানুঁ সুণাউঁদা হাঁ।

### উসতত দা ইঁক গীত

**10** যহোবাহ লাঈ ইঁক নবাং গীত গাও, উহ দী উসতত যরতী দীআং হঁদাং তেঁ, তুমী দী জিহ়ে সমুদ্দর উঁতে চেলদে হো, নালে উহ দী ভৱপুরী, টাপু অতে উনুঁ দে বাসী দী।

**11** উজাজ্জ তে উহ দে স্বাহির অবাজ চুকণ, উহ পিঁড় জিঁধে কেদার দেঁসদা হৈ, সলা দে বাসী জৈকারা গজাউণ, পহাজ্জাং দীআং টীসীআং তেঁ উহ ললকারন।

**12** ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।

**13** ਯਹੋਵਾਹ ਸੂਰਮੇ ਵਾਂਗ੍ਰੀ ਨਿੱਕਲੇਗਾ, ਉਹ ਯੋਧੇ ਵਾਂਗ੍ਰੀ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੁਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫੜਹ ਪਰਾਪਤ ਕਰੇਗਾ।

**ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦੀ ਸਹਾਇਤਾ ਕਰਨ ਦਾ ਬਚਨ**

**14** ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਅੰਰਤ ਵਾਂਗ੍ਰੀ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਅੱਖੇ-ਅੱਖੇ ਸਾਹ ਲਵਾਂਗਾ।

**15** ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ।

**16** ਮੈਂ ਅੰਨਿਊਆਂ ਨੂੰ ਇੱਕ ਰਾਹ ਉੱਤੇ ਤੇਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

**17** ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”

**ਇਸਰਾਏਲ ਸਿੱਖਣ ਵਿੱਚ ਅਸਫਲ**

**18** ਹੇ ਬੋਲਿਊਂਡ, ਸੁਣੋ! ਹੇ ਅੰਨਿਊਂਡ, ਵੇਖਣ ਲਈ ਗੌਰ ਕਰੋ!

**19** ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?

**20** ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ ਦਿੰਦਾ, ਤੇਰੇ ਕੰਨ ਤਾਂ ਖੁਲ੍ਹੇ ਹਨ ਪਰ ਤੂੰ ਸੁਣਦਾ ਨਹੀਂ।

**21** ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ।

**22** ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫਸੇ ਪਏ ਹਨ, ਅਤੇ ਕੈਦਬਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!

**23** ਤੁਹਾਡੇ ਵਿੱਚੋਂ ਕੌਣ ਇਸ ਉੱਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ?

**24** ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਈਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿੰਵਸਥਾ ਨੂੰ ਉਹ ਨਹੀਂ ਸੁਣਦੇ?

**25** ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓ-ਦੁਆਲਿਓ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।

## 43

### ਪਰਮੇਸ਼ੁਰ ਹੀ ਇੱਕਮਾਤਰ ਛੁਡਾਉਣ ਵਾਲਾ

**1** ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਈਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈ।

**2** ਜਦ ਤੂੰ ਪਾਈਆਂ ਦੇ ਵਿੱਚੋਂ ਦੀ ਲੰਘੇਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਰੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਗਾ, ਉਹ ਤੈਨੂੰ ਨਾ ਸਾੜੇਰੀ, ਨਾ ਲਾਟ ਤੇਰੇ ਉੱਤੇ ਬਲੇਰੀ।

**3** ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਈਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।

**4** ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।

**੫** ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।

**੬** ਮੈਂ ਉਤੱਤਰ ਨੂੰ ਆਖਾਂਗਾ, ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,

**੭** ਹਰੇਕ ਜੋ ਮੇਰੇ ਨਾਮ ਤੋਂ ਸਦਾਉਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।

### ਇਸਰਾਏਲ ਪਰਮੇਸ਼ੁਰ ਦਾ ਗਵਾਹ

**੮** ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲਿਆਂ ਨੂੰ ਬਾਹਰ ਲਿਆ।

**੯** ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੰਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ।

**੧੦** ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।

**੧੧** ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।

**੧੨** ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।

**੧੩** ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?

### ਬਾਬਲ ਤੋਂ ਬਚ ਜਾਣ

**੧੪** ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਛੁਰਮਾਉਂਦਾ ਹੈ, ਤੁਹਾਡੇ ਨੰਭਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਰੋਸ਼ਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘੰਢ ਕਰਦੇ ਹਨ।

**੧੫** ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।

**16** যহোব্বাহ ইহ আখদা হৈ, উহ জো সমুদর বিঁচ রাহ বণাউন্দা, অতে ডাঢ়ে পাণীআং বিঁচ রসতা,

**17** উহ জো রথ অতে ঘোঁড়া, ফৌজ অতে সুরবীর বাহর লে আউন্দা হৈ, উহ ইকঠে লেট জান্দে, উহ উঁঠণ্টগো নহী, উহ মন্দে পৈ গাটে, উহ বঁতী বাংরু বুঝ গাটে।

**18** পহিলীআং গৱলাং নৃ যাদ না করে, পুরাণীআং গৱলাং নৃ না সেৱে,

**19** দেখে, মেঁ ইঁক নদী কৰন দ্বালা হাং, উহ হুণ্ট হী দিঁস পদেগা, কী তুমী উস তেঁ অণজাণ রহোগো? মেঁ উজাঙ্গ বিঁচ হী রাহ বণাবাংগা, অতে বল বিঁচ নদীআং।

**20** জংগলী জান্দৱ, গিঁদ় অতে সুতৰমুরগ, মেরী মহিমা করনগো, কিউ জো মেঁ উজাঙ্গ বিঁচ পাণী, অতে বল বিঁচ নদীআং দিঁদা হাং, ভদ্রী মেরী চুটী হোষ্টী পরজা পাণী পীড়ে।

**21** মেঁ ইস পরজা নৃ আপণে লাঈ সিরজিআ কি উহ মেরী উসতত দা দ্বরন্ট কৰে।

### ইসরাএল দা পাপ

**22** পৰ হৈ যাবুঘ, তু মেনু নহী পুকারিআ, হৈ ইসরাএল, তু তাং মেৰে তেঁ অঁক গিআ!

**23** তু মেৰে লাঈ আপণীআং হোম বলীআং দে লেলে নহী লিআইআ, তু আপণীআং বলীআং নাল মেৰা আদৰ নহী কীতা। মেঁ মেৰে দী ভেট দা ভাৰ তেৱে উত্তে নহী পাইআ, না লুৱান নাল তৈনু অকাইআ।

**24** তু মেৰে লাঈ চাংদী দে কে সুর্গিপিত পেনে নহী লিআন্দে, না তু আপণীআং বলীআং দী চৰবী নাল মেনু রজাইআ, সৰো তু আপণে পাপ দা ভাৰ মেৰে উত্তে পাইআ, তু মেনু আপণীআং বদীআং নাল অকা দিঁতা।

**25** মেঁ, হাং, মেঁ হী উহ হাং, জো তেৱে অপৰায় নৃ আপণে নাম দে নমিত মিটাউন্দা হাং, অতে মেঁ তেৱে পাপ নৃ চেতে নহী রঁখাংগা।

**26** মেনু যাদ কৰ, অসী ইকঠে দ্বাদ-বিদ্বাদ কৰীঐ, তু হী নিৱণা কৰ তাং জো তু যৰমী ঠহিৱে।

**27** তেৱে পহিলে পিতা নে পাপ কীতা, তেৱে জাজকাং নে মেৰে বিরুঁয় অপৰায় কীতা।

**28** ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ ।

## 44

### ਪ੍ਰਭੂ ਯਹੋਵਾਹ ਹੀ ਇੱਕਮਾਤਰ ਪਰਮੇਸ਼ੁਰ

**1** ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ!

**2** ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ਰੁਨ ਜਿਸ ਨੂੰ ਮੈਂ ਚੁਣਿਆ ਹੈ ।

**3** ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਰਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।

**4** ਉਹ ਘਾਰ ਦੇ ਵਿੱਚ ਉਗਜਣਗੇ, ਜਿਵੇਂ ਵਰਗੇ ਪਾਣੀਆਂ ਉੱਤੇ ਬੈਂਤਾਂ ।

**5** ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ ।

**6** ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ।

**7** ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ ।

**8** ਭੈਅ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ । ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ ।

**ਮੂਰਤੀ ਪੂਜਾ ਮੁਰਖਤਾ ਹੈ**

**9** ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।

**10** ਕਿਸ ਨੇ ਦੇਵਤਾ ਘੜਿਆ ਜਾਂ ਬੁੱਤ ਢਾਲਿਆ, ਜਿਸ ਤੋਂ ਕੋਈ ਲਾਭ ਨਹੀਂ?

**11** ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।

**12** ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਬੰਡਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।

**13** ਤਰਖਾਣ ਸੂਤ ਤਾਣਦਾ ਹੈ, ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ, ਉਹ ਉਸ ਨੂੰ ਰੰਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗ੍ਰੀ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!

**14** ਉਹ ਆਪਣੇ ਲਈ ਦਿਆਰ ਵੰਦੂਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੰਹਿੰ ਉਹ ਨੂੰ ਵਧਾਉਂਦਾ ਹੈ।

**15** ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!

**16** ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉੱਤੇ ਉਹ ਕਬਾਬ ਭੁੰਨ ਕੇ ਮਾਸ ਬਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖਿ।

**17** ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈ!

**18** ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ

ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।

**19** ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੋਂ ਮੱਥਾ ਰਗਾੜਾਂ?

**20** ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ?

### ਜਗਤ ਦਾ ਸਿਰਜਣਹਾਰ ਅਤੇ ਮੁਕਤੀਦਾਤਾ

**21** ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।

**22** ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗ੍ਰੰਦੀ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗ੍ਰੰਦੀ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।

**23** ਹੇ ਅਕਾਸ਼ੇ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੇ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੰਦਰਤਾ ਪਰਗਟ ਕਰੇਗਾ।

**24** ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।

**25** ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਇਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫੀ ਬਣਾ ਦਿੰਦਾ ਹਾਂ।

**26** ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਾਮ ਦੇ ਵਿਖੇ ਆਖਦਾ ਹਾਂ, ਉਹ ਆਖਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -

**27** ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।

**28** ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਜਾਲੀ ਹੈ, ਅਤੇ ਉਹ ਮੇਰੀ ਸਾਰੀ ਇੰਡਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੰਹਾ ਰੱਖੀ ਜਾਵੇਗੀ।

## 45

### ਪਰਮੇਸ਼ੁਰ ਵੱਲੋਂ ਖੇਤ੍ਰ ਦੀ ਨਿਯੁਕਤੀ

**1** ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫਿਤ੍ਰਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੇਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੇਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।

**2** ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੇਹੇ ਦੀਆਂ ਬੇੜੀਆਂ ਵੱਡੇ ਸੁੱਟਾਂਗਾ।

**3** ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

**4** ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।

**5** ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,

**6** ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ।

**7** ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।

**8** ਹੇ ਅਕਾਸ਼ੋ, ਉੱਪਰੋ ਮੇਰੀ ਧਾਰਮਿਕਤਾ ਵਰ੍ਹਾਓ! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹੇ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।

### ਸ੍ਰਿਸ਼ਟੀ ਅਤੇ ਇਤਿਹਾਸ ਦਾ ਪਰਮੇਸ਼ੁਰ

**9** ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੋ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੋ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!

**10** ਹਾਏ ਉਹ ਦੇ ਉੱਤੇ ਜੋ ਕਿਸੇ ਪਿਤਾ ਨੂੰ ਆਖਦਾ ਹੈ, ਤੂੰ ਕਿਸਨੂੰ ਜਨਮ ਦਿੰਦਾ ਹੈਂ? ਜਾਂ ਕਿਸੇ ਮਾਤਾ ਨੂੰ, ਤੈਨੂੰ ਕਾਹ ਦੀਆਂ ਪੀੜ੍ਹਾਂ ਲੱਗੀਆਂ ਹਨ?

**11** ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?

**12** ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।

**13** ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਬਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

**14** ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੁਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ।

**15** ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।

**16** ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ਼ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ।

**17** ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।

**18** ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਗਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।

**19** ਮੈਂ ਗੁਪਤ ਵਿੱਚ ਨਹੀਂ ਥੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਥੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।

### ਮ੍ਰਿਸ਼ਟੀ ਦਾ ਪ੍ਰਭੂ ਅਤੇ ਬਾਬਲ ਦੀਆਂ ਮੂਰਤਾਂ

**20** ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੋ ਕੌਮਾਂ ਦੇ ਬਚੇ ਹੋਇਓ ਲੋਕੇ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!

**21** ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।

**22** ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।

**23** ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜੁਥਾਨ ਮੇਰੀ ਸਹੁੰ ਖਾਵੇਗੀ।

**24** ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।

**25** ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ।

## 46

**১** বেল দেবতা শুক জাংদা, নবে দেবতা কুঁঘা হো জাংদা হৈ, উহনাং দে বুঁত  
জানবরাং অতে পসুআং উঁতে লঁডে হোঁটে হন, জিহঙ্গীআং মুৰতাং তুসীং চুঁকী  
ঘিরদে হো, উহ ভার হন অতে খকে হোঁটে পসুআং লাঈ বেশ হন।

**২** উহ ইকঁঠে শুক জাংদে, উহ কুঁঘে হো জাংদে, উহ বেশ নুঁ ছুঁডা না সকে,  
সরোঁ আপ হী গুলামী বিঁচ চলে গাএ।

**৩** হে যাকুব দে ঘরাণে, মেরী সুণে, নালে ইসরাএল দে ঘরাণে দে সারে  
বচে হোইচি, তুসীং জিনুঁ নুঁ মেঁ জনম তেঁ সংভালিআ অতে কুঁখেঁ হী চুঁকী ঘিরদা  
রিহা,

**৪** তুহাড়ে বুদ্ধাপে তঁক অতে যঁলিআং তঁক উহ হী হাং, মেঁ তৈনুঁ বণাইআ  
হৈ, মেঁ হী তৈনুঁ চুকাংগা, মেঁ উঠা঵াংগা অতে মেঁ ছুঁডাবাংগা।

**৫** তুসীং মেনুঁ কিম দে ঵ৰগা বণাওগো, কিম দে তুঁল মেনুঁ ঠিহিরাওগো,  
অতে কিম দে নাল মেরী মিসাল দিওগো, তাং জে অসী ইঁকে ঵ৰগো হোষীই?

**৬** জিহঁজে বেলী বিঁচে সোনা উল্লদে হন, অতে চাংদী তঁকজ্জী বিঁচ তেলদে  
হন, উহ সুনিআৱ নুঁ ভাড়ে উঁতে লাউঁদে, অতে উহ উস তেঁ দেবতা বণাউঁদা  
হৈ, ঢের উহ উস অঁগো মঁসা টেকদে সরোঁ মঁসা রগজদে হন!

**৭** উহ উস নুঁ মেঁডে উঁতে চুক লাঈ হন, উহ উস নুঁ উঠা কে উস দে থাং তে  
রঁখদে হন, উহ উঁখে হী খড়া রহিদা হৈ অতে আপণে থাং তে নহীঁ হিঁলদা।  
জে কোষী উস নুঁ পুকাৰে উহ উঁতু নহীঁ দিংদা, না হী উহ উনুঁ নুঁ উনুঁ  
দীআং বিপতাবাং তেঁ বচাউঁদা হৈ।

**৮** হে অপরাধীচি, ইহ গৱ্ল নুঁ যাদ রঁখে অতে পিআন দিচি, ঢের দিল  
তে লাচি!

**৯** পুরাণে সমেঁ দীআং গৱ্লাং নুঁ যাদ রঁখে জে আদ তেঁ হন, কিউঁ জে মেঁ  
পৰমেসুৱ হাং অতে হোৱ কোষী নহীঁ, মেঁ হী পৰমেসুৱ হাং অতে মেৰে ঵ৰগা  
কোষী নহীঁ।

**১০** মেঁ আদ তেঁ অঁত নুঁ অতে মুঁচ তেঁ জে অজে নহীঁ হোইআ দঁসদা হাং, মেঁ  
আখদা হাং, মেরী সলাহ কাইম রহেগী, অতে মেঁ আপণী সারী ইঁচিআ  
নুঁ পুৱী কৰাংগা।

**11** ਮੈਂ ਸ਼ਿਕਾਰੀ ਪੰਛੀ ਨੂੰ ਪੁਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੁਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੁਰਾ ਕਰਾਂਗਾ।

**12** ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ, -

**13** ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਜੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ਼ ਬਖਸ਼ਾਂਗਾ।

## 47

### ਬਾਬਲ ਦੀ ਸਜ਼ਾ

**1** ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!

**2** ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਚੁੱਕ ਲੈ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਪਾਰ ਲੰਘ!

**3** ਤੇਰਾ ਨੰਗੇਜ਼ ਉਘਾਡਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।

**4** ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।

**5** ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ!

**6** ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।

**7** ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ।

**8** ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!

ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਣ ਦਾ ਦੁੱਖ ਜਾਣਾਂਗੀ।

**9** ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫਰ ਹੋਵੇ।

**10** ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!

**11** ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਉਸ ਤੋਂ ਬਚਣ ਦਾ ਮੰਤਰ ਨਹੀਂ ਜਾਣੇਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਗੀ, ਤਥਾਹੀ ਅਚਾਨਕ ਤੇਰੇ ਉੱਤੇ ਆਵੇਗੀ, ਜਿਸ ਨੂੰ ਤੂੰ ਜਾਣਦੀ ਵੀ ਨਹੀਂ।

**12** ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!

**13** ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਬੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!

**14** ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੇਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!

**15** ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਧਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

## 48

### ਪਰਮੇਸ਼ੁਰ ਭਵਿੱਖ ਦਾ ਵੀ ਪ੍ਰਭੂ

**1** ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੁਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁ

ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।

<sup>2</sup> ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ।

<sup>3</sup> ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂਰੌਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।

<sup>4</sup> ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈ, ਅਤੇ ਤੇਰੀ ਗਰਦਨ ਲੋਹੇ ਦਾ ਪੱਥਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,

<sup>5</sup> ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੋ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ!

<sup>6</sup> ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।

<sup>7</sup> ਉਹ ਹੁਣੇ ਉਤਪਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੋ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।

<sup>8</sup> ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁਖ ਤੋਂ ਹੀ ਤੂੰ ਅਪਰਾਧੀ ਅਖਵਾਇਆ।

<sup>9</sup> ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਡ ਨਾ ਸੁੱਟਾਂ।

<sup>10</sup> ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਲੀ ਵਿੱਚ ਪਰਤਾਇਆ ਹੈ।

<sup>11</sup> ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਇਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।

**ਪਰਮੇਸ਼ੁਰ ਦਾ ਚੁਣਿਆ ਹੋਇਆ ਦਾਸ, ਖੋਰੂਸ**

12 ਹੇ ਯਾਕੂਬ, ਹੇ ਇਸਰਾਈਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦਿ ਹਾਂ ਅੰਤ ਵੀ ਹਾਂ।

13 ਹਾਂ, ਮੇਰੇ ਹੱਥ ਨੇ ਧਰਤੀ ਦੀ ਨੰਹਾ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੇ ਜਾਂਦੇ ਹਨ।

14 ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਟੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।

15 ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ।

16 ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੰਦ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ।

**ਆਪਣੇ ਲੋਕਾਂ ਲਈ ਪਰਮੇਸ਼ੁਰ ਦੀ ਯੋਜਨਾ**

17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਈਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।

18 ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,

19 ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।

20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੌਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!

21 ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।

22 ਯਹੋਵਾਹ ਆਖਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।

## 49

**ইসরাএল, কৈমাং দে লষ্টী জেত**

**১** হে টাপুচ, মেরী সুঠো, হে দুর দীচি কৈমে, কৰন লাও! যহোব্বাহ নে মেনুঁ ঢিঁড়ে গী সঁদ লিআ, মেরী মাং দী কুঁখে উস নে মেরা নাম লিআ।

**২** উস নে মেরে মুঁহু নুঁ তিঁখী তলবার দ্বাংরু বণাইআ, উস নে আপণে হঁচ দে সাজে বিঁচ মেনুঁ লুকাইআ, উস নে মেনুঁ ইঁক চমকীলা তীর বণাইআ, অতে মেনুঁ আপটী তরকম বিঁচ লুকাইআ হৈ,

**৩** উস নে মেনুঁ আবিআ, তুঁ মেরা দাস ইসরাএল হৈ, জিস দে বিঁচ মেঁ আপটী স্থান বিখাবাংগা।

**৪** তদ মেঁ আধিআ, মেঁ বিঅরথ হী মিহনত কীতী, মেঁ আপণা বল ফৈকট তে বিঅরথ লষ্টী গুআ দিঁতা, সঁচ-মুঁচ মেরা ইনসাফ যহোব্বাহ কোল, অতে মেরা বদলা মেরে পরমেসুর কোল হৈ।

**৫** হৃণ যহোব্বাহ ইহ আখদা হৈ, জিস নে মেনুঁ কুঁখে গী আপণা দাস হোণ লষ্টী সিরজিআ তাং জে মেঁ যাকুব নুঁ উহ দে কোল মেঝ লিআবাং, অতে ইসরাএল উহ দে কোল ইকঁঠা কীতা জাবে, মেঁ যহোব্বাহ দী নিগাহ বিঁচ আদর পাউদা হাং, অতে মেরা পরমেসুর মেরা বল হৈ, -

**৬** হাং, উহ আখদা হৈ, কী ইহ ছেটী গঁল হৈ, কি তুঁ যাকুব দিআং গোতাং নুঁ উঠাউণ লষ্টী অতে ইসরাএল দে বচিআং হোইআং নুঁ মেঝন লষ্টী মেরা দাস হোবে, সরো মেঁ তৈনুঁ কৈমাং লষ্টী জেত ঠহিরাবাংগা, তাং জে মেরী মুকতী যরতী দীআং হেঁদাং তঁক পুৰ্বে।

**৭** যহোব্বাহ ইসরাএল দা ছুটকাৰা দেণ দ্বালা অতে উহ দা পদ্বিঁতৰ পুৰখ, উস নুঁ জিস নুঁ তুঁঢ জাণিআ জাংদা হৈ, জিহঙ্গা কৈমাং লষ্টী প্যণাউণা হৈ অতে উস হাকমাং দে দাস নুঁ ইহ আখদা হৈ, - রাজে তৈনুঁ দেখণগো তে উঁঠণগো, হাকম ঵ী অতে উহ মঁসা টেকণগো, ইহ যহোব্বাহ দে কারন হৈবেগা জে দ্বাদার হৈ, ইসরাএল দে পদ্বিঁতৰ পুৰখ দে কারন জিস নে তৈনুঁ চুণিআ হৈ।

**যরুস্লাম দা পুনৰ নিৰমাণ**

**৮** যহোব্বাহ ইহ আখদা হৈ, মেঁ মনভাউঁডে সমেঁ তেরী সুণ লষ্টী, মেঁ মুকতী দে দিন তেরী সহাইতা কীতী, অতে মেঁ তেরী রঁধিআ কৰাংগা অতে তৈনুঁ পরজা

ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੋਂ, ਵਿਰਾਨ ਵਿਰਾਸਤਾਂ ਨੂੰ ਵੰਡੋਂ,

**9** ਗੁਲਾਮਾਂ ਨੂੰ ਇਹ ਆਖੋਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੁਹਾਂ ਹੋਣਗੀਆਂ।

**10** ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਾਖਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।

**11** ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।

**12** ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਫਨਾਂ\* ਦੇਸ ਤੋਂ ਆਉਣਗੇ।

**13** ਹੇ ਅਕਾਸ਼ੇ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੇ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।

**14** ਪਰ ਸੀਜੇਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ।

**15** ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।

**16** ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।

**17** ਤੇਰੇ ਬੱਚੇ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।

**18** ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੂੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੌਰੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੋਰੀ।

\* 49:12 ਸ਼ੀਨੀਮ

**19** ਭਾਵੇਂ ਤੂੰ ਬਰਬਾਦ ਅਤੇ ਵਿਰਾਨ ਕੀਤੀ ਗਈ, ਅਤੇ ਤੇਰਾ ਦੇਸ ਉਜਾੜਿਆ ਗਿਆ ਪਰ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੈਨੂੰ ਭੱਖ ਲੈਣ ਵਾਲੇ ਦੂਰ ਹੋ ਜਾਣਗੇ।

**20** ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ।

**21** ਤਦ ਤੂੰ ਆਪਣੇ ਮਨ ਵਿੱਚ ਆਖੇਰੀ, ਕਿਸ ਨੇ ਇਹਨਾਂ ਨੂੰ ਮੇਰੇ ਲਈ ਜਣਿਆ? ਮੈਂ ਬੇ-ਅੱਲਾਦ ਅਤੇ ਬਾਂਝ ਸੀ, ਮੈਂ ਕੱਢੀ ਹੋਈ ਅਤੇ ਛੱਡੀ ਹੋਈ ਸੀ, - ਇਹਨਾਂ ਨੂੰ ਕਿਸ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸੀ, ਤਾਂ ਇਹ ਕਿੱਥੋਂ ਆਏ ਹਨ?

**22** ਪ੍ਰਭੂ ਯਹੋਵਾਹ ਇਹ ਫਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੇਡਿਆਂ ਉੱਤੇ ਚੁੱਕੀਆਂ ਜਾਣਗੀਆਂ।

**23** ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖਾਕ ਚੱਟਣਗੇ, ਤਾਂ ਤੂੰ ਜਾਣੇਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ।

**24** ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ?

**25** ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਵਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।

**26** ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।

## 50

**1** ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ

ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।

**2** ਜਦ ਮੈਂ ਆਇਆ, ਤਾਂ ਉਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।

**3** ਮੈਂ ਅਕਾਸ਼ ਨੂੰ ਜਾਣੋ ਸੋਗ ਦਾ ਕਾਲਾ ਕੱਪੜਾ ਪਹਿਨਾਉਂਦਾ ਹਾਂ, ਅਤੇ ਤੱਪੜ ਉਹਨਾਂ ਦਾ ਓੜ੍ਹਨਾ ਬਣਾ ਦਿੰਦਾ ਹਾਂ।

### ਪ੍ਰਭੂ ਦਾ ਆਗਿਆਕਾਰੀ ਦਾਸ

**4** ਪ੍ਰਭੂ ਯਹੋਵਾਹ ਨੇ ਮੈਨੂੰ ਸੁਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂ ਸੁਣਾਂ।

**5** ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ,

**6** ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲਿਆਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਰੀ ਅਤੇ ਥੁੱਕ ਤੋਂ ਨਾ ਲੁਕਾਇਆ।

**7** ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।

**8** ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ!

**9** ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।

**10** তুহাড়ে বিঁচ কেন্ট যহোবাহ তেঁ ডরদা হৈ, অতে উস দে দাস দী অবাজ্জ  
সুষ্ঠদা হৈ? জিহজ্ঞা হনেরে বিঁচ চলদা অতে উস দে লষ্টী চানণ না হেবে,  
উঁহ যহোবাহ দে নাম উঁতে ভোসা রঁখে, অতে আপটে পরমেশ্বুর উঁতে ঢাসণা  
লাদে।

**11** ঘেুৰে, তুম্মি সাৰে অঁগ বালণ বালিও, জিহজ্ঞে আপটে কোল মস্তালাঙ়  
জগাষ্টী রঁখতে হৈ, তুম্মি আপণী অঁগ দী লে বিঁচ অতে আপণীআং হী  
জগাষ্টীআং মস্তালাঙ় দে বিচকার তুরো ফিরো! মেৰে হঁচে তুহাড়ে লষ্টী ইହ ঢল  
হেবেগা, তুম্মি তকলীফ বিঁচ পঢ়ে রহেগো।

## 51

### যুৱলম্ব লষ্টী স্থানীদাইক বচন

**1** হে যৰম উঁতে চলণ বালিও, হে যহোবাহ নুঁ বালণ বালিও, মেৰী  
মুষ্টে! উস চঁটান ঵ৱল জিঁচেঁ তুম্মি কঁচে গাএ, অতে উস খদান দে ঵ৱল জিঁচেঁ  
তুম্মি পুঁটে গাএ, যিআন কৰে!

**2** আপটে মুল পিতা অবৰাহাম উঁতে যিআন কৰে, অতে সাৰাহ উঁতে  
জিস নে তুহানুঁ জনম দিঁতা, জদ উহ ইঁকে হী সী তদ মেঁ উহ নুঁ বুলাইআ,  
অতে উহ নুঁ বৰকত দিঁতী অতে উহ নুঁ ব্যাইআ।

**3** যহোবাহ তাঁ সীয়েন নুঁ দিলাসা দেবেগা, উহ দে সাৰিআং বিৱানিআং  
নুঁ দিলাসা দেবেগা, উহ উস দী উজাজ্জ নুঁ অদন বাংৰুঁ, অতে উস দী  
সুঁকী বৃমী যহোবাহ দে বাগ বাংৰুঁ বণা দেবেগা। খুঁস্তী অন্দৰ উহ দে বিঁচ  
পাইআ জাবেগা, নালে ধৰণবাদ অতে ভজন দী অবাজ্জ দী।

**4** হে মেৰী পৰজা, মেৰী ঵ৱল যিআন দিও, হে মেৰী কৌম মেৰে ঵ৱল কৰ্ন  
লাও! বিষ্঵স্থা মেৰে ঵ৱলে দিঁতী জাবেৰী, অতে মেৰা ইনসাফ লোকাং দে  
চানণ লষ্টী হেবেগা।

**5** মেৰা যৰম নেক্কে হৈ, মেৰা বচাৰ্ছ নিঁকলিআ হৈ, মেৰীআং ভুজাং লোকাং দা  
নিআং কৰনগীআং, টাপু মেৰী উঠীক কৰনগো, অতে মেৰী ভুজা উঁতে আস  
রঁখণগো।

**6** আপণীআং অঁখাং অকাস্ত ঵ৱল চুক্কে, অতে হেঠাং যৰতী উঁতে নিগাহ  
মাৰে, অকাস্ত তাঁ যুঁষ্টে বাংৰুঁ অলোপ হো জাবেগা, অতে যৰতী কঁপড়ে বাংৰুঁ

ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।

**7** ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,

**8** ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀ ਪੀੜ੍ਹੀ ਤੱਕ।

**9** ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬਾਨੀ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?

**10** ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?

**11** ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।

**12** ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈ ਜੋ ਮਰਨਹਾਰ ਮਨੁੱਖ ਤੋਂ ਡਰੇ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਰ ਵਾਂਗੂ ਹੋ ਜਾਵੇਗਾ?

**13** ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਹਿਰਾ?

**14** ਝੁੱਕਿਆ ਹੋਇਆ ਕੈਦੀ ਛੇਤੀ ਖੇਲਿਆ ਜਾਵੇਗਾ, ਉਹ ਮਰ ਕੇ ਟੋਏ ਵਿੱਚ ਨਾ ਜਾਵੇਗਾ, ਨਾ ਉਸ ਨੂੰ ਰੋਟੀ ਦੀ ਘਾਟ ਹੋਵੇਗੀ।

**15** ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਸ ਤਰ੍ਹਾਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਮੇਰਾ ਨਾਮ ਹੈ!

\* **51:9** ਵੱਡਾ ਸਮੁੰਦਰੀ ਜੀਵ

**16** ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਥੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈ।

### ਯਰੂਸਲਾਮ ਦੇ ਦੁੱਖਾਂ ਦਾ ਅੰਤ

**17** ਹੋ ਯਹ ਯਰੂਸਲਾਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।

**18** ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ।

**19** ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?

**20** ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਛਿੱਗੇ ਪਏ ਹਨ, ਜਿਵੇਂ ਹਿਰਨ ਜਾਲ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।

**21** ਇਸ ਕਾਰਨ ਹੋ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।

**22** ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਗੀ।

**23** ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਤੁੱਕ ਜਾ, ਤਾਂ ਜੋ ਅਸੀਂ ਉਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ।

**১** জাগা, জাগা, হে সীঘেন, আপণা বল পারণ কর, হে যরুস্লাম পিংতর স্থাহির, আপণে সেহণে বসতর পহিন লৈ, কিউঁ জে ঢের কদী কেষী অসুন্তা জাঁ ভরিস্ট তেরে বিঁচ না আবেগা ।

**২** হে যরুস্লাম! আপণে আপ তেঁ যুঝ শাঝ অতে উঁঠ বৈঠ, আপণী গরদন দে বংশন খেলু কে সুঁট দে, হে সীঘেন দীঁই বংশীঁই যীঁই!

**৩** কিউঁ জে যহোবাহ ইহ আখদা হৈ, তুসীঁ মুক্ষত ঵েচে গাএ ইস লাঈ হুণ বিনুঁ চাঁদী দে কে ছুড়াই জাওরি ।

**৪** পুঁু যহোবাহ ইহ ড্রমাুঁদা হৈ, মেরী পরজা পহিলাঁ মিস্ত বিঁচ গাঈ তাঁ জে উঁবি টিকে অতে অঁসুৱ নে উস নুঁ বিনুঁ কারন দবাইআ ।

**৫** হুণ ঐখে মেরে লাঈ কী হৈ? যহোবাহ দা বাক হৈ, কিউঁ জে মেরী পরজা জৈ মুক্ষত লাঈ গাঈ, অতে জে উনুঁ উঁতে হকুমত করদে হন, উহ উনুঁ দা ঠঁঠা করদে হন, যহোবাহ দা বাক হৈ, সারা দিন লগাতার মেরা নাম তুঁছ জাণিআ জাঁদা হৈ ।

**৬** ইস লাঈ মেরী পরজা মেরা নাম জাণেরি, অতে উস দিন উহ জাণেরি কি মেঁ উহ হী হাঁ জে পহিলাঁ তেঁ হী বেলিআ, দেখ, মেঁ হী হাঁ ।

**৭** জিহজ্ঞা খুস্তবধরী লৈ আউঁদা হৈ, উহ দে পৈর পহাজ্ঞ উঁতে কিনে ঢঁঁবদে হন! জিহজ্ঞা সাঁতী দী খুবর সুণাউঁদা, ভলিআষ্টী দী খুস্তবধরী লিআউঁদা, জিহজ্ঞা মুকতী দা সঁদেস্ত সুণাউঁদা হৈ, উহ সীঘেন নুঁ আখদা হৈ, তেরা পরমেস্তুর রাজ করদা হৈ ।

**৮** তেরে রাখিআঁ দী অবাজ্জ সুট! উহ অবাজ্জ চুকদে, ইকঁঠে উহ জৈকারে গজাউঁদে হন, উহ আপণীঁ অঁখাঁ নাল দেখণগো জদ যহোবাহ সীঘেন নুঁ মুঁজেগা ।

**৯** খুঁলু কে ইকঁঠে জৈকারে গজাও, হে যরুস্লাম দে খঁড়ো! কিউঁ জে যহোবাহ নে আপণী পরজা নুঁ দিলাসা দিঁতা, উস নে যরুস্লাম নুঁ ছুড়াইআ হৈ ।

**১০** যহোবাহ নে আপণী পিংতর বাংহ সারীআঁ কোমাঁ দে দেখদিআঁ পসারী অতে যৰতী দে সারে বংনে সাডে পরমেস্তুর দে বচাও নুঁ দেখণগো ।

**১১** দুৰ হোবে, দুৰ হোবে, উঁচে নিঁকল জাও! কিমে অসুঁয দ্বমতু নুঁ হঁঁ না লাও, উহ দে বিঁচকাৰে নিঁকল জাও! আপ নুঁ সাঙ্গ করে, তুসীঁ জে যহোবাহ

ਦੇ ਭਾਂਡੇ ਚੁੱਕਦੇ ਹੋ ।

**12** ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ ।

### ਦਾਸ ਦਾ ਦੁੱਖ ਭੋਗਣਾ

**13** ਵੇਖੋ, ਮੇਰਾ ਦਾਸ ਸਫਲ ਹੋਵੇਗਾ, ਉਹ ਉੱਚਾ ਅਤੇ ਉਤਾਰਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ ।

**14** ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗਾੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ!

**15** ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।

## 53

**1** ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?

**2** ਉਹ ਤਾਂ ਉਸ ਦੇ ਸਾਹਮਣੇ ਕੁੰਬਲ ਵਾਂਗ੍ਰੂ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗ੍ਰੂ ਛੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ ।

**3** ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਰਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗ੍ਰੂ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ।

**4** ਸੱਚ-ਮੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ ।

**5** ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਨੋਏ ਕੀਤੇ ਗਏ ਹਾਂ ।

**6** ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗ੍ਰੀ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।

**7** ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੇਲਿਆ, ਉਸ ਲੇਲੇ ਵਾਂਗ੍ਰੀ ਜਿਹੜਾ ਵੱਚੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗ੍ਰੀ ਜਿਹੜੀ ਉੱਨ ਕਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੇਲਿਆ।

**8** ਜੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫ਼ਜ਼ੀਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,

**9** ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ।

**10** ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੈਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।

**11** ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।

**12** ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੇਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।

## 54

### ਇਸਰਾਏਲ ਦੇ ਪ੍ਰਤੀ ਪਰਮੇਸ਼ੁਰ ਦਾ ਪ੍ਰੇਮ

**1** ਹੋ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜ੍ਹਾਂ ਨਹੀਂ ਲੱਗੀਆਂ! ਕਿਉਂ ਜੋ ਤਿਆਰੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।

**2** ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫ਼ਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤੁਕੜਾ ਕਰ!

**3** ਤੂੰ ਤਾਂ ਸੱਜੇ ਖੱਬੇ ਫੈਲੇਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ।

**4** ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁਲ ਜਾਵੇਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਗੀ।

**5** ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।

**6** ਯਹੋਵਾਹ ਨੇ ਤਾਂ ਤੈਨੂੰ ਤਿਆਰੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।

**7** ਕੁਝ ਪਲ ਲਈ ਹੀ ਮੈਂ ਤੈਨੂੰ ਤਿਆਰਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ।

**8** ਕ੍ਰੋਧ ਦੇ ਹੜ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।

**9** ਇਹ ਤਾਂ ਮੇਰੇ ਲਈ ਨੂੰਹ ਦੀ ਪਰਲੇ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂੰਹ ਦੀ ਪਰਲੇ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਕਿੜਕਾਂਗਾ।

**10** ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।

### ਆਉਣ ਵਾਲਾ ਯਰੂਸ਼ਲਾਮ ਨਗਰ

**11** ਹੇ ਦੁਖਿਆਰੀਏ, ਅਨੁਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫੀਰੋਜ਼ਿਆਂ ਵਿੱਚ ਜੜਾਂਗਾ, ਅਤੇ ਤੇਰੀਆਂ ਨੰਹਾਂ ਨੂੰ ਨੀਲਮਾਂ ਨਾਲ ਧਰਾਂਗਾ।

**12** মেঁ তেরে কলসাং নৃ লালাং নাল, তেরে ঢাটকাং নৃ জব্বাহরাত নাল, অতে তেরে সারে গড়াং নৃ বহুভুলে পঁচৰাং নাল বণ্টাব্বাংগা।

**13** তেরে সারে পুঁতৰ যহোব্বাহ বঁলে সিঁখে হোঁটে হেণ্টগো, অতে তেরে পুঁতৰাং দী সাংতী বহুত হোবেরী।

**14** তুঁ যৰম নাল কাইম রহেৰী, অতে জুলম তেঁ দুৱ রহেৰী, ইস লষ্টী তুঁ না ডৰেৰী, অতে খেঁছ না খাবেৰী, কিউঁ জে উৱ তেরে নেঁজে না আবেৰা।

**15** দ্বেখ, উহ শগজ্জা ছেজ্জে হন, পৰ মেৰী বঁলে নৰ্হি, জিহজ্জা তেৰে নাল শগাজ্জে উহ তেৰে কাৰন ডিঁগোৱা।

**16** দ্বেখ, মেঁ লুহাৰ উত্পত কীতা, জে কোলিআং দী অংগ ষেঁকদা হৈ, অতে আপটে কৰ্ম লষ্টী সেঁদ কেঁচদা হৈ, মেঁ হী নাম কৰন বালা উজাজ্জন লষ্টী উত্পত কীতা।

**17** হৰেক হথিআৰ জে তেৰে দ্বিৰুঁঁয় বণ্টাইআ জাদে নিকৰ্মা হোবেৰা, হৰেক জীভ জে তেৰে দ্বিৰুঁঁয় নিআং লষ্টী উঠে, তুঁ উস নৃ দেস্তী ঠহিৰাবেৰী - ইহ যহোব্বাহ দে দাসাং দা অধিকাৰ হৈ, অতে উহ মেৰে কাৰন যৰমী ঠহিৰণগো, যহোব্বাহ দা বাক হৈ।

## 55

### পৰমেসুৰ দী দ্যাঃ সারে মন্ত্বাং দে লষ্টী

**1** আও, হৰেক জে তিহাইআ হৈ, তুমৰি পাণী লষ্টী আও, অতে জিস দে কোল চাংদী নৰ্হি, তুমৰি বী আও, লৈ লও অতে খাও, আও, বিনুঁ চাংদী, বিনুঁ মুঁল ম্য তে দুঁয় লৈ লও!

**2** জিহজ্জি রেটী নৰ্হি, উহ দে লষ্টী তুমৰি আপটী চাংদী অতে জিহজ্জি চীজ্জ রজাউঁদী নৰ্হি উহ দে লষ্টী আপটী মিৰনত কিউঁ খৰচদে হৈ? যিআন নাল মেৰী সুণ্টে অতে চংগা খাও, তুহাড়া জী চিকনাঈ নাল ত্ৰিপত হৈ জাদে।

**3** কেন লাও অতে মেৰে বঁল আও, সুণ্টে তাং তুমৰি জীউঁদে রহেগো, অতে মেঁ তুহাডে নাল ইঁক সদীপক নেম বৰ্নুঁগা, অৱশাত দাউদ নাল বৰ্নুীআং অট্টেল দিআলুৰীআং দা নেম।

**4** দ্বেখ, মেঁ উহ নৃ কৈমাং লষ্টী গব্বাহ ঠহিৰাইআ হৈ, লেকাং লষ্টী পুৱান অতে হাকম।

**৫** ঘেঁথ, তুই ইঁক কুঁম নুন্ন সঁদেঁগা জিস নুন্ন তুই নহীন জাণ্দা, অতে অজিহীআঁ কুঁমাঁ নুন্ন জে তৈনুন্ন নহীন জাণ্দীআঁ, তেরে কোল ভঁজীআঁ আউণ্টৰীআঁ, ইহ যহোবাহ তেরে পরমেসুর অতে ইসরাএল দে পহিঁতৰ পুৰুষ দে কাৰন হোবেগা, জিস নে তৈনুন্ন মেৰামান কীতা হৈ।

**৬** যহোবাহ নুন্ন বালো জদ তঁক উহ লঁভ সকে, উহ নুন্ন পুকাৰে জদ তঁক উহ নেড়ে হৈ।

**৭** দুষ্ট আপণে রাহ নুন্ন তিআগো, অতে বুরিআৱ আপণে খিআলালান্ন নুন্ন, উহ যহোবাহ ঵ৱ্ল মুঢ়ে অতে উহ উস দে উঁতে রহম কৰেগা, অতে সাড়ে পরমেসুর ঵ৱ্ল জে অঁত দিআলু হৈ,

**৮** কিউঁ জে মেৰে খিআল তুহাড়ে খিআল নহীন, অতে না তুহাড়ে রাহ মেৰে রাহ হন, যহোবাহ দা হাক হৈ।

**৯** জিদ্বেঁ অকাশ্য ধৰতী তেঁ উঁচে হন, তিদ্বেঁ মেৰে রাহ তুহাড়ে রাহাং তেঁ, অতে মেৰে খিআল তুহাড়ে খিআলালান্ন তেঁ উঁচে হন।

**১০** জিদ্বেঁ দৰখা অতে বৰদ্ব অকাশ্য তেঁ পেঁদী হৈ, অতে উঁধে মুঢ নহীন জাংদী, সৰোঁ ধৰতী নুন্ন সিঁজ কে উস নুন্ন জমাউুন্দী অতে খিজ্জাউুন্দী হৈ, ইস তৰুঁ বীজণ দ্বালে নুন্ন বীজ অতে খাণ দ্বালে নুন্ন রেটী দিঁদী হৈ,

**১১** উসে তৰুঁ মেৰা বচন হোবেগা জে মেৰে মুঢ়েঁ নিঁকলদা হৈ, উহ মেৰী দ্বৱ্ল অধিৰথা নহীন মুঢ়েগা, পৰ জে মেঁ ঠাণ্টিআ উস নুন্ন পুৰা কৰেগা, অতে জিস কৰ্ম লঢ়ী মেঁ উহ নুন্ন ভেজিআ, উস দিঁচ সদ্বল হোবেগা।

**১২** কিউঁকি তুসীন খুঁস্তি নাল নিঁকলেগো অতে স্থাংতী নাল তেরে জাউগো, পৰবৰ্ত অতে টিঁঁবে তুহাড়ে অঁগো খুঁলু কে জৈকাৰে গজাউণ্টৰো, অতে খেত দে সাৰে রুঁখ তাঙ্গীআঁ দ্বজাউণ্টৰো।

**১৩** কৰ্মডিআঁ দে থাং সুরু উঁৰেগা, কৰ্মটীলী ঝাঙ্গীআঁ দী থাং মহিৰ্দি উঁৰেগী, ইস তেঁ যহোবাহ লঢ়ী নাম হোবেগা অতে ইহ সদীপক নিস্তান হোবেগা জে কদী মিটেগা নহীন।

## 56

পৰমেসুৰ দী পৰজা দিঁচ সাৰীআঁ কুঁম স্থামিল

**১** যহোব্বাহ ইহ আখদা হৈ, ইনসাফ দী পালণা করে অতে যৰম দে কিম করে, কিউঁ জো মেরা ছুটকারা নেড়ে আউণ বালা হৈ, অতে মেরা যৰম পৰগট হৈণ বালা হৈ।

**২** যঁন হৈ উহ মনুঁখ জো ইহ কৰদা হৈ, অতে আদম-বঁসী জো ইস নূঁ ঢজু কে রঁখদা হৈ, জো সবত নূঁ বিনুঁ ভরিস্ট কীতে মন্দা হৈ, অতে আপণা হঁখ হৱ বাদী নূঁ কৰন তেঁ রেকদা হৈ।

**৩** পৰদেসী জিস নে আপণে আপ নূঁ যহোব্বাহ দে মগৱ লা লিআ হৈ, উহ ইহ না আখে, যহোব্বাহ মেনুঁ আপণী পৰজা বিঁচেঁ অঁড় কৰ দেবেগা, না খুসৱা ইহ আখে, ঘোঁথে, মেঁ সুঁকা রুঁখ হাঁ।

**৪** কিউঁকি খুসৱে জো মেরে সবতাঁ নূঁ মন্দে হন, অতে জো কুশ মেনুঁ ভাউঁদা উহ গী চুণ্টে, অতে মেরে নেম নূঁ ঢজু রঁখদে হন, উনুঁ নূঁ যহোব্বাহ ইহ আখদা হৈ,

**৫** মেঁ উনুঁ নূঁ আপণে ঘৰ বিঁচ অতে আপণীআঁ কিয়াঁ দে অঁদৰ, ইঁক যাদগাৰ অতে ইঁক নাম দিআঁগা, জো পুঁতৰাঁ অতে যীআঁ নালেঁ বী উঁতুম হৈবেগা। মেঁ উহনাঁ নূঁ ইঁক সদীপক নাম দিআঁগা, জো মিটাইআ না জাদৈগা।

**৬** পৰদেসী জিনুঁ নে আপণে আপ নূঁ যহোব্বাহ দে মগৱ লা লিআ হৈ, কি উহ উস দী মেদা কৰন অতে যহোব্বাহ দে নাম নাল পুম রঁখণ, অতে উস দে দাস হৈণ, হৈক জো সবত নূঁ বিনুঁ ভরিস্ট কীতে মন্দা, অতে মেরে নেম নূঁ ঢজু রঁখদা হৈ,

**৭** ইহনাঁ নূঁ মেঁ আপণে পবিঁতুৰ পৰবত উঁতে লিআবাঁগা অতে উহনাঁ নূঁ আপণে পুৱৰখনা ঘৰ বিঁচ অন্দে দুআবাঁগা, উহনাঁ দীআঁ হোম বলীআঁ অতে বলীদান মেরী জগদেৰী উঁতে কবুল হৈণগো, মেরা ঘৰ সারিআঁ লেকাঁ লষ্টী পুৱৰখনা দা ঘৰ সদাৱেগা।

**৮** পুৰু যহোব্বাহ জো ইসৱাএল দে কেঁচে হোইআঁ নূঁ ইকঁঠা কৰদা হৈ, উস দা দ্বাক হৈ, - মেঁ হৈরনাঁ নূঁ উহ দে কোল উনুঁ ইকঁঠিআঁ হোইআঁ দে নাল ইকঁঠা কৰাঁগা।

ইসৱাএল দে আগুআঁ নূঁ পৰমেসুৰ ঵ঁলেঁ তাজ্জনা

**৯** হে মৈদান দে সারে জ্ঞুচি, হে জংগল দে সারে জানবরে! খাণ লষ্টী আ জাও!

**১০** উহ দে রাখে অন্ধু হন, উহ সারে বেসমশ হন, উহ সারে গুঁগে কুঁতে হন, উহ বেঁক নহী সকদে, উহ সুফ্লনে ঘেঁথদে, লংমে পেঁদে অতে নীঁদর দে পেমী হন।

**১১** ইহ কুঁতে বহুত বুঁখে হন, ইহ রঁজণা নহী জাণদে, অতে ইহ অজালী সমশ নহী রঁখদে, ইহনাং সারিআং নে আপণে-আপণে লাভ লষ্টী আপণা-আপণা মারগ চুণ লিআ হৈ।

**১২** আও, উহ সারে আখদে হন, অসী ময লিআষ্টী এ অতে রঁজ কে পীবীষ্টে, কঁল দা দিন অঁজ জিহা হোবেগা সরো বহুত হী দৃঢ় কে হোবেগা।

## 57

### ইসরাএল বিঁচ মুরতী পুজা দী নিন্দিআ

**১** যরমী নাস হুন্দা পৰ কোষ্টি ইহ গোল দিল তে নহী লাউন্দা, ভগত লোক লৈ লাএ জাংডে হন পৰ কোষ্টি সেচদ্দা নহী কি যরমী ইস লষ্টী লৈ লিআ জাংদা হৈ কি আউণ বালী বিপত্তা তে বচ সকে।

**২** উহ স্থাংতী নাল জাংডে, উহ আপণে বিসতরিআং উঁতে অরাম করদে হন, জিহড়ে সিংয়ী চাল চেলদে হন।

**৩** পৰ তুমৰ্মী ঐখে নেঁজে আও, হে জাদুগরনী দে পুঁতরো, বিভচাৰী অতে দেসদ্বা দী দৰ্শন।

**৪** তুমৰ্মী কিস দে উঁতে মঞ্চেল করদে হো? কিস দে উঁতে মুঁহ অঁড়দে অতে জীভ কঁচ্ছদে হো? কী তুমৰ্মী অপৰাপ্য দে বঁচে, অতে যোখেবাজ্জাং দী দৰ্শন নহী?

**৫** তুমৰ্মী জিহড়ে বলুতাং বিঁচ, হোৱে হো রুঁখ দে হেঠ কাম-বাসনা বিঁচ সংজ্ঞদে হো অতে ঘাটীআং বিঁচ পঁঁখরাং দীআং দৰারাং হেঠ বঁচিআং নুঁ দুঁচ্ছদে হো!

**৬** ঘাটী দে পঁয়রে পঁঁখর তেৱে হিঁসে বিঁচ আউণগো, ইহো তেৱা ভাগ হৈ! ইহনাং দে লষ্টী হী তুঁ পীণ দী ভেট ডেলু অতে মেদে দী ভেট চজ্জ্বাষ্টী, কী ইহ সভ ঘেঁথদে হোঁড়ে দৰ্শন মৈ স্থাংত রহাং?

**৭** ইঁক উঁচো তে বুলীদ পৰবত উঁতে তুঁ আপণা বিসতৰ বিছাইআ, উঁখে তুঁ বলীআং চজ্জ্বাউণ লষ্টী চজ্জ্ব দী গাষ্টী।

**8** ਬੁਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!

**9** ਤੂੰ ਤੇਲ ਲੈ ਕੇ ਮਲਕ ਦੇਵਤੇ\* ਕੋਲ ਗਈ, ਤੂੰ ਆਪਣੀਆਂ ਸੁਰੀਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ!

**10** ਤੂੰ ਆਪਣੇ ਸਫਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।

**11** ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੁਠ ਥੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ।

**12** ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ।

**13** ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਢੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ।

### ਸਹਾਇਤਾ ਅਤੇ ਚੰਗਾ ਕਰਨ ਦਾ ਵਾਅਦਾ

**14** ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ!

**15** ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

**16** ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।

\* 57:9 ਰਾਜਾ

**17** ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ।

**18** ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖਸ਼ਾਂਗਾ।

**19** ਮੈਂ ਉਨ੍ਹਾਂ ਦੇ ਬੁੱਲਾਂ ਤੇ ਉਸਤਤ ਦਾ ਫਲ ਉਤਪਨ ਕਰਦਾ ਹਾਂ। ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।

**20** ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ।

**21** ਮੇਰਾ ਪਰਮੇਸ਼ੁਰ ਆਖਦਾ ਹੈ, ਦੁਸ਼ਟਾਂ ਲਈ ਸ਼ਾਂਤੀ ਨਹੀਂ।

## 58

### ਸੱਚਾ ਵਰਤ

**1** ਸੰਘ ਅੱਡ ਕੇ ਪੁਕਾਰ, ਸਰਫਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!

**2** ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੇ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।

**3** ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।

**4** ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੋ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।

**5** ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂ ਕੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?

**6** ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲੋ, ਅਤੇ ਅਨ੍ਨੇਰ ਦੇ ਜੂਲੇ ਦੇ ਬੰਧਨਾਂ ਨੂੰ ਤੋਝੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹੋਰੇਕ ਜੂਲੇ ਨੂੰ ਭੰਨ ਸੁੱਟੋ?

**7** ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਬੀਆਂ ਤੋਂ ਆਪਣਾ ਮੂੰਹ ਨਾ ਲੁਕਾਓ?

**8** ਫੇਰ ਤੇਰਾ ਚਾਨਣ ਸਵੇਰ ਵਾਂਗੂ ਢੱਟ ਨਿੱਕਲੇਗਾ, ਅਤੇ ਤੇਰੀ ਤੰਦਰਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖਾ ਹੋਵੇਗਾ।

**9** ਜਦ ਤੂੰ ਪੁਕਾਰੇਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਨੇਰ ਦਾ ਜੂਲਾ, ਉੰਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੋ,

**10** ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੇਲ੍ਹ ਕੇ ਕਰੋ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੋ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂ ਹੋਵੇਗਾ।

**11** ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਬਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗਾ ਜਿਹਾ ਹੋਵੇਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।

**12** ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੰਹਾਂ ਉੱਤੇ ਘਰ ਬਣਾਵੇਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।

### ਸਬਤ ਦੇ ਦਿਨ ਦੀ ਪਾਲਣਾ ਕਰਨਾ

**13** ਜੇ ਤੂੰ ਸਬਤ ਦੇ ਦਿਨ ਨੂੰ ਅਸੁੱਧ ਨਾ ਕਰੋ ਅਤੇ ਮੇਰੇ ਪਹਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੋ, ਜੇ ਤੂੰ ਸਬਤ ਦੇ ਦਿਨ

ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੋ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੋ,

<sup>14</sup> ਤਦ ਤੂੰ ਯਹੋਵਾਹ ਵਿੱਚ ਮਗਨ ਰਹੇਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।

## 59

### ਨਬੀ ਵੱਲੋਂ ਲੋਕਾਂ ਦੇ ਪਾਪਾਂ ਦੀ ਨਿੰਦਿਆ

<sup>1</sup> ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।

<sup>2</sup> ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ।

<sup>3</sup> ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉੰਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

<sup>4</sup> ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੇਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!

<sup>5</sup> ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਅੰਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋਝਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

<sup>6</sup> ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।

<sup>7</sup> ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖਿਆਲ ਬਦੀ ਦੇ ਖਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ।

**8** ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।

### ਪਾਪਾਂ ਤੋਂ ਤੋਬਾ

**9** ਇਸੇ ਕਾਰਨ ਨਿਆਂ ਸਾਡੇ ਕੋਲੋਂ ਢੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਤੇਰਾ ਹੀ ਹਨ੍ਤੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।

**10** ਅਸੀਂ ਅੰਨ੍ਤੀਆਂ ਵਾਂਗੂੰ ਕੰਧ ਨੂੰ ਟੋਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ\* ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ।

**11** ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਢੂਰ ਹੈ।

**12** ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ।

**13** ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮੱਨੋ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।

**14** ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੱਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ।

**15** ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ।

### ਪਰਮੇਸ਼ੁਰ ਛੁਟਕਾਰਾ ਦੇਣ ਨੂੰ ਤਿਆਰ

ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ।

\* **59:10** ਬੰਜਰ ਭੂਮੀ

**16** ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।

**17** ਉਹ ਨੇ ਧਰਮ ਨੂੰ ਸੰਜੇ ਵਾਂਗੂ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂ ਅਣਖ ਨੂੰ ਪਾ ਲਿਆ।

**18** ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ।

**19** ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੁਰਜ ਦੇ ਚੜ੍ਹਦੇ ਪਾਸਿਓ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜਾ ਕਰੇਗਾ।<sup>†</sup>

1

**20** ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ।

**21** ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਸੌਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।

## 60

### ਯਰੂਸ਼ਲਾਮ ਦਾ ਸ਼ਾਨਦਾਰ ਭਵਿੱਖ

**1** ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।

**2** ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।

<sup>†</sup> 59:19 ਯਹੋਵਾਹ ਦਾ ਸਾਰ ਉਹਨਾਂ ਨੂੰ ਰੋੜ੍ਹ ਲੈ ਜਾਵੇਗਾ।

**৩** কৈমাং তেরে চানণ ঘৱ্ল আউণগীআং, অতে রাজ্ঞ তেরে চজ্বাও দী চমক  
ঘৱ্ল।

**৪** আপণীআং অঁখাং চুঁক কে আলে-দুআলে ঘেঁথ! উহ সভ দে সভ ইকঠে  
হুঁদে, উহ তেরে কোল আওঁদে, তেরে পুঁতুর দুরেঁ আউণগো, অতে তেরীআং যীআং  
কুঁচ্ছ চুঁকীআং জাণগীআং।

**৫** তদ তুঁ ইস নুঁ ঘেঁথেরী অতে চমকেঁগী, অতে তেরা দিল ঘর-ঘর কঁখেগা  
অতে অন্দ নাল ভর জাঘেগা, কিউঁ জো সমুঁদর দী বহুতাইত তেরে ঘৱ্ল  
ঘিরেগী, অতে কৈমাং দা মাল-যন তেরে ঘৱ্ল আঘেগা।

**৬** উঠাং দে কুঁড় তেরে দেস নুঁ ভর দেঁগো, মিদ়জান অতে এঁদ্বাহ দেস দে  
জুআন উঠ, স্বাস্থা দেস তেঁ সারে লোক আউণগো, অতে সেনা অতে লুঘান  
লিআউণগো অতে য়েঁবাহ দী উসতত দা পরচার করনগো।

**৭** কেদার দেস দে সারে ইঁজড় তেরে কোল ইকঠেঁ কীতে জাণগো, নব্বায়েত দেস  
দে মেঁডে তেরী সেবা করনগো, উহ মেরী জগবেদী উঁতে কষুল কীতে জাণগো,  
অতে মেঁ আপণে সেহঠে ভবন নুঁ হের বী পরতাপী বণাবাংগা।

**৮** ইহ কৈণ হন জিহ়ে বঁদল বাংৰুঁ উঁড়ে আওঁদে হন, জি঵েঁ ঘুঁরীআং  
আপণে আলুলিআং নুঁ?

**৯** সঁচ-মুঁচ টাপু মেরী উড়ীক করনগো, সভ তেঁ অঁগো তরস্তীস্ত দে জহাজ্জ  
ঘোঁগো, তাং জো উহ তেরে পুঁতুর নুঁ উহনাং দী চাংসী তে সেনে সমেত য়েঁবাহ  
তেরে পরমেসুর অরঘাত ইসরাইল দে পাঁত্তুর পুরখ লষ্টী তেরে কোল দুরেঁ  
লিআউণ, কিউঁ জো উস নে তেঁনুঁ স্বানে-স্বোক্ত নাল ভরিআ হৈ।

**১০** পুরদেসী তেরীআং কৰ্পাং নুঁ উসারনগো, অতে উহনাং দে রাজ্ঞ তেরী সেবা  
করনগো, ভাবেঁ মেঁ তৈনুঁ আপণে ক্রোয় ঘিঁচ মারিআ, পর মেঁ আপণী পুস্তন্তা  
ঘিঁচ তেরে উঁতে রহম করাংগা।

**১১** তেরে ফাটক সদা খুঁলু রহিণগো, উহ দিন রাত বৰ্দ না হেঁগো, তাং  
জো লোক তেরে কোল কৈমাং দা যন, অতে উহনাং দে রাজিআং নুঁ বৰ্দী বণা কে  
জিঁত দে জলুস ঘিঁচ তেরে কোল লিআউণ।

**১২** জিহ়জী কৈম অতে জিহ়জা রাজ তেরী সেবা না করেগা, উহ নাস হৈ  
জাঘেগা, হঁ, উহ কৈমাং পুরী তুৰুঁ হী বৰবাদ হৈ জাণগীআং।

**13** ਲਬਾਨੇਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ ।

**14** ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੇਨ ਆਖਣਗੇ ।

**15** ਭਾਵੇਂ ਤੂੰ ਤਿਆਰੀ ਹੋਈ ਅਤੇ ਪਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ ।

**16** ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ ।

**17** ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ ।

**18** ਤੇਰੇ ਦੇਸ ਵਿੱਚ ਫੇਰ ਕਦੀ ਜੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ ।

**19** ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ ।

**20** ਤੇਰਾ ਸੂਰਜ ਫੇਰ ਨਹੀਂ ਲੱਖੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੇਗ ਦੇ ਦਿਨ ਮੁੱਕ ਜਾਣਗੇ ।

**21** ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।

**22** ਛੇਟੇ ਤੋਂ ਛੇਟਾ ਇੱਕ ਹਜ਼ਾਰ\* ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ

\* 60:22 ਕਬੀਲਾ

ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ ।

## 61

### ਛੁਟਕਾਰੇ ਦੀ ਖੁਸ਼ਬਚਰੀ

**1** ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਬਚਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

**2** ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਰੀਆਂ ਨੂੰ ਦਿਲਾਸਾ ਦਿਆਂ,

**3** ਅਤੇ ਸੀਜੋਨ ਦੇ ਸੋਰੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।

**4** ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਈ ਸਨ, ਉਹਨਾਂ ਨੂੰ ਨਵੇਂ ਸਿਰਿਓ ਉਸਾਰਨਗੇ ।

**5** ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜਝਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲੀ ਤੇ ਮਾਲੀ ਹੋਣਗੇ,

**6** ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ ।

**7** ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ ।

**8** ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ ।

**9** ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।

**10** ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸਿੰਗਾਰਦੀ ਹੈ।

**11** ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।

## 62

### ਸੀਯੋਨ ਦੇ ਲਈ ਪਰਮੇਸ਼ੁਰ ਦੀ ਚਿੰਤਾ

**1** ਸੀਯੋਨ ਦੇ ਨਭਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਾਲਮ ਦੇ ਨਭਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂ, ਅਤੇ ਉਸ ਦੀ ਮੁਕਤੀ ਬਲਦੇ ਦੀਵੇਂ ਵਾਂਗੂ ਨਾ ਵਿਖਾਈ ਦੇਵੇ।

**2** ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।

**3** ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇਗੀ।

**4** ਤੂੰ ਫੇਰ “ਛੱਡੀ ਹੋਈ” ਨਾ ਸਦਾਈਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਈਗੀ, ਪਰ ਤੂੰ ਹੋਪਸੀਬਾ ਸੱਦੀ ਜਾਵੇਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਈਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

**5** ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ\* ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।

\* 62:5 ਬਣਾਉਣ ਵਾਲਾ

**৬** হে যরুস্লাম, মেঁ তেরীଆঁ কিংবা উঁতে রাখে লাষ্টে হন, সারা দিন অতে সারী রাত উহ কদী চুঁপ না রহিণগো, তুম্মী জিহড়ে যহেবাহ নুঁ পুকারদে হৈ অরাম না করে!

**৭** অতে উহ নুঁ অরাম না করন দিও, জদ তঁক উহ যরুস্লাম নুঁ যরতী উঁতে উসতত লাঈ কাইম না করে!

**৮** যহেবাহ নে আপণে সঁজে হেঁথ নাল, অতে আপটী বলদ্বিত ভুজা নাল সহু খাপী হৈ কি মেঁ অঁগো নুঁ তেরা অন্ন তেরে ঘৈরীଆঁ নুঁ ভেজন লাঈ কদী না দেবাংগা, অতে উপরে তেরী নদী ম্য না পীণগো, জিম দে লাঈ তুঁ মিহনত কীভী হৈ,

**৯** পর উহ দে সাংবণ বালে উহ নুঁ খাণগো, অতে যহেবাহ দী উসতত করনগো। উহ দে ইকঁঠা করন বালে উহ নুঁ মেরে পদ্বিংতৰ অসংখান দে দেহজিআঁ দ্বিঁচ পীণগো।

**১০** লঁঘ জাও, ঢাটকাং দে দ্বিঁচে দী লঁঘ জাও! পরজা দে লাঈ রসতা তিআর করে, ভরতী পাও, স্নাহী সংক উঁতে ভরতী পাও! পঁঁচৰাং নুঁ কঁচৰ সুঁটে, দেস্ত-দেস্ত দে লোকাং লাঈ ঝঁঢা উঁচা করে!

**১১** দেখে, যহেবাহ নে যরতী দী হেঁদ তঁক ইহ পরচার কীভা কি সীজেন দী যী নুঁ আখে, দেখ, তেরা বচাউণ বালা আউঁদা হৈ, দেখ, উহ দা ইনাম উহ দে কোল হৈ, অতে উহ দা বদলা উহ দে অঁগো হৈ।

**১২** উহ উন্দুঁ নুঁ “পদ্বিংতৰ পরজা,” “যহেবাহ দে ছুড়াষ্টে হোষ্টে” আখণগো, অতে তেরা নাম “লঁঢ়ী হোষ্টী<sup>†</sup>” অরখাত “না তিআরী হোষ্টী নগৱী” সঁচিআ জা঵্বগা।

## 63

### কৌমাং উঁতে পুঁতু দী জিঁত

**১** ইহ কেণ্ট হৈ জে অদেম দেস্ত দে বাসুরাহ নগৱ তেঁ লাল বসতৰ পা কে তুরিআ আউঁদা হৈ? ইহ কেণ্ট হৈ জে পরতাপ দা লিবাস পহিন হোষ্টে আপণে বল দে বাযে দ্বিঁচ উলাংঘাং ভৰদা আউঁদা হৈ?

ইহ মেঁ হাং, জে পরম নাল বোলদা, অতে বচাউণ লাঈ সমরঁঘী হাং।

**২** তেরা লিবাস লাল কিউঁ হৈ, অতে তেরা বসতৰ হেঁদ দ্বিঁচ দাখাং লতাঙ্গন বালে জিহা কিউঁ হৈ?

<sup>†</sup> 62:12 পরমেস্তুর দী পিআরী

৩ মৈ ইকঁলে হী দাখাং দে হেন্দ বিঁচ লতাঙ্গিআ, অতে দেস্ত-দেস্ত দে লেকাং বিঁচে মেরে নাল কোষী নৰ্হি সী। হাং, মৈ আপটে ক্রোয বিঁচ উহনাং নৃং লতাঙ্গিআ, অতে আপটে গুঁসে বিঁচ উহনাং নৃং মিঁথিআ, মেরে বসতর উঁতে উহনাং দা লহু ছিঁড়কিআ গিআ, অতে মৈ আপটে সারে লিবাস নৃং লবেঙ্গিআ হৈ!

৪ কিউঁ জে বসলা লেণ দা দিন মেরে দিল বিঁচ সী, অতে মেরে ছুড়াইআং হৈস্তিান দা সাল আ গিআ হৈ।

৫ মৈ নিগাহ কীতি পৰ কোষী সহাইক নৰ্হি সী, মৈ দেৰ্গ রহি গিআ কি কোষী সঁৰালণ বালা নৰ্হি সী। তদ মৈ আপটী হী বাংহ নাল বচাউণ দা কৰ্ম কীতা, অতে মেরে গুঁসে নে হী মৈনৃং সঁৰালিআ।

৬ মৈ আপটে ক্রোয বিঁচ লেকাং নৃং লতাঙ্গিআ, মৈ আপটে গুঁসে বিঁচ উহনাং নৃং মতবালে কীতা, অতে উহনাং দা লহু ধৰতী উঁতে বহাইআ।

### এসৱাএল নাল কীতি গাষী ভলিআষ্টি

৭ উহনাং সারে উপকাৰাং লাঈ জে যহেবাহ নে সাডে উঁতে কীতে, নালে এসৱাএল দে ঘৰাণ্টে উঁতে উস ঵ঁড়ি ভলিআষ্টি লাঈ জিস নৃং উহ নে আপটে রহম, অতে আপটী দজা দী বাঢ়ৰী অনুসাৰ উহনাং নৃং বক্ষস্ত দিঁতা, মৈ যহেবাহ দী দজা দা বৰণন কৰাংগা অতে উস দী উসতত কৰাংগা।

৮ উস নে আখিআ, সঁচ-মুঁচ ইহ মেরী পৰজা হৈ, অজিহে পুঁতৰ জে যেখা না দেঠো, এস লাঈ উহ উহনাং দা বচাউণ বালা হৈস্তিা।

৯ উহনাং দে সারে দুঃখাং বিঁচ উহ দুখী হৈস্তিা, অতে উহ দে হজুৰ রহিণ বালে দৃত নে উহনাং নৃং বচাইআ, উস নে আপটে প্ৰেম অতে আপটে তৰস বিঁচ উহনাং নৃং ছুড়াইআ, উহ উহনাং নৃং সারে প্ৰাচীন দিনাং বিঁচ চুক্তি দিহিআ।

১০ পৰ উহ বিদরোহী হৈ গাষে, অতে উহ দে পবিঁতৰ আত্মা নৃং দুখী কীতা, এস কাৰন উহ উলটা উহনাং দা বৈৰী বণ গিআ, অতে আপ উহনাং নাল লঙ্গিআ।

১১ তদ উহ দী পৰজা নে মূসা দে প্ৰাচীন দিনাং নৃং যাদ কীতা অতে আখণ লঁগো, - উহ কিঁখে হৈ জে উহনাং নৃং সমুদৰে উত্তাৰাং লিআইআ, আপটে ইঁজন্ন নৃং উহনাং দে অজালী সমেত? উহ কিঁখে হৈ জিস নে আপটে পবিঁতৰ আত্মা উহনাং দে অংদৰ পাইআ?

**12** জিস নে আপণী পরতাপবান ভুজা নূঁ মুসা দে সঁজে হঁস দে নাল কর দিঁতা? জিস নে উহনাং দে অঁগো পাণীআঁ নূঁ পাঙ্গিআ, তাং জে উহ আপণে লঘী ইঁক সদীপক নাম বণাব্বে?

**13** জিস নে ডুঁপিআষীআঁ দে বিঁচ উহনাং দী অগবাষী কীতী? জিব্বে ঘোঁড়া উজাঙ্গ বিঁচ, তিব্বে উহনাং নে ঠেকর না খাপী।

**14** জিব্বে পশু দুঁল বিঁচ জাংদে, তিব্বে যহোব্বাহ দে আতুমা নে উহনাং নূঁ অরাম দিঁতা। তুঁ ইসে তরুঁ আপণী পরজা দী অগবাষী কীতী, তাং জে তুঁ আপণে লঘী ইঁক পরতাপবান নাম বণাব্বে।

### দ্ব্যা অতে সহাইতা লঘী পুরুষনা

**15** সবুরগ তেন নিগাহ মার অতে দেখ, আপণে পবিঁত্র অতে স্থানদার ভবন তেন, তেরী অল্প অতে তেরীআঁ স্কৱতীআঁ কিংবে হন? তেরী অল্প অতে তেরা রহম জে সাডে লঘী সী, রুঁক গিআ হৈ।

**16** তুঁ তাং সাড়া পিতা হৈ, ভাব্বে অবরাহাম সানুঁ নহী জাণদা, অতে ইসিরাএল সানুঁ নহী পহিচাণদা, পর তুঁ যহোব্বাহ সাড়া পিতা হৈ, সাড়া ছুঁড়াউণ বালা, তেরা নাম সদীপক কাল তেন হৈ।

**17** হে যহোব্বাহ, তুঁ আপণিআঁ রাহাং তেন সানুঁ কিউ ভটকণ দিঁতা? তুঁ সাডে দিলাং নূঁ তেরা ডর মেনণ তেন কিউ কঠের হেণ দিঁতা? আপণে দাসাং, আপণে নিঁজ ভাগ দে গোতাং দী খাতুর মুঝ আ।

**18** খেঁড়ে সামে লঘী গী তেরী পবিঁত্র পরজা নে তেরে পবিঁত্র অসমান নূঁ আপণে অধিকার বিঁচ রঁখিআ, ঢের সাডে হৈরীআঁ নে উহ নূঁ লতাঙ্গিআ হৈ।

**19** অসী তাং জাণে উহনাং ঵ৰগো হৈ গাএ হাং জিনুঁ উঁতে তুঁ রাজ নহী কীতা, উহনাং ঵ৰগো জিহঁড়ে তেরে নাম তেন নহী সঁদে জাংদে।

## 64

**1** কাস্ত কি তুঁ অকাস্তাং নূঁ পাঙ্গ কে উত্তর আব্বে তাং জে তেরী হজুৰী তেন পৰষত কৰ্ব জাণ!

**2** জিব্বে অঁগো ঝাঙ্গীআঁ নূঁ সাঙ্গদী অতে পাণী নূঁ উঘালদী, তিব্বে গী তেরা নাম তেরে হৈরীআঁ উঁতে পৰগট হোবে, অতে তেরী হজুৰী তেন কৌমাং কৰ্ব জাণ!

**৩** জদ তুঁ ভিআনক ক্রম কীতে, জিনুং দি সানুঁ আস নহীঁ সী, তাঁ তুঁ উত্তর  
আইআ, তেরী হজুৰী তেঁ পরবত ক্রংব গাএ।

**৪** পুচ্চীন সমিআঁ তেঁ না কিমে নে সুটিআ, না কিমে দে ক্রন্দ বিঁচ পিআ,  
না অঁখ নে তেরে বিনুং কিমে হের পরমেশ্বৰ নুঁ দেখিআ, জে আপণে উড়ীকণ  
ছালিআঁ লষ্টী ক্রম করদা হৈ।

**৫** তুঁ উহনাঁ দি মদদ লষ্টী আউঁদা হৈ জে খুস্তী নাল যরম দে ক্রম  
করদে অতে জে তেরে রাহাং বিঁচ তুরদে হোষ্টে তৈনুঁ যাদ রঁখদে হন। দেখ, তুঁ  
ক্রোয়দ্বান হোইআ, কিউঁকি অসীঁ তেরে বিরুংয় পাপ করদে রহে - অসীঁ কিম  
তুৰাং বচাংগো?

**৬** অসীঁ সারে অমুঁয় মনুঁখ ঘৰগো হো গাএ, অতে সাডে সারে যারমিকতা  
দে ক্রম গৰ্দে ক্ষেপিঙ্গিআঁ ঘৰগো হন। অসীঁ পঁতে দ্বাংরুঁ কুমলা জাংডে হাং, অতে  
সাড়ীআঁ বদীআঁ হদা দ্বাংরুঁ সানুঁ চুক্ত লৈ জাংদীআঁ হন।

**৭** কোষ্টী তেরা নাম নহীঁ পুকারদা, না কোষ্টী যতন করদা হৈ কি তৈনুঁ ঢন্ডু  
কে রঁখে, কিউঁ জে তুঁ আপণা মুঁহ সাডে কোলেঁ লুকা লিআ, অতে সানুঁ সাড়ীআঁ  
বদীআঁ দে হঁঁচ ছঁঁড দিঁতা।

**৮** পর হণ, হে যহোদ্বাহ, তুঁ সাড়া পিতা হৈ, অসীঁ মিঁঠী হাং অতে তুঁ  
ঝুমিমার হৈ, অসীঁ সারে তেরী দসতকারী হাং।

**৯** হে যহোদ্বাহ, তুঁ অঁত ক্রোয়দ্বান না হো, না সাড়ী বদী নুঁ সদা লষ্টী যাদ  
রঁখ। দেখ, যিআন দে, অসীঁ বেনতী করদে হাং, কিউঁ জে অসীঁ সারে তেরী  
পরজা হাং।

**১০** তেরে পরিঁত্তর স্থহির উজাজ্জ হো গাএ, সীমেন সুন্মান, যরুস্লাম  
বিরান হো গিআ।

**১১** সাড়া পরিঁত্তর অতে স্থানদার ভবন, জিঁখে সাডে পুরখে তেরী উসতত  
করদে সন, অঁগ নাল সজ্জ গিআ, সাডে সারে মনভাউদে সঘান বৰবাদ  
হো গাএ।

**১২** হে যহোদ্বাহ, কী ইহনাং গঁলাং দে ব্যাঅদ দ্বী তুঁ আপণে আপ নুঁ রেক  
রঁখেগা? কী তুঁ চুঁপ রহেগা অতে সানুঁ অঁত দুঁখ দেবেগা?

**১** জো মেনু পুঁছে নগী সন, মেঁ আপণে আপ নু উন্ত উন্তে পরগাট কীতা, জো মেনু ভালদে নগী সন, উন্ত নে মেনু লঁভ লিআ, ইঁক কৌম নু বী জো মেরা নাম নগী লেঁদী সী, উস নু মেঁ আখিআ, “বেখে, মেঁ হাং, মেঁ হাং।”

**২** মেঁ সারা দিন আপণে হঁসাং নু ইঁক বিদরেহী পরজা লষ্টী পসাৰিআ হৈ, জিস দে লেক বুৰে রাহাং বিঁচ আপণে গী খিআলাং দে পিঁচে চঁলদে হন, -

**৩** ইঁক পরজা জিস দে লেক মেৰে সাহমণে গী বাগুাং বিঁচ বলীআং চড়া কে অতে ইঁটং উন্তে যুপ যুখা কে মেৰা ক্ৰোয় ভজকাউডে হন।

**৪** জিহঁজে কঘৰাং বিঁচ বহিংদে হন, অতে গুঁড়িআং বাঙাং বিঁচ রাত কঁটদে হন, জিহঁজে সুৰ দা মাস খাংদে হন, অতে গৰ্দীআং চীজাং দা স্নেৰা উহনাং দে ভাংড়িআং বিঁচ হৈ,

**৫** জিহঁজে আখদে হন, তু ইক্লা রাহি, মেৰে নেজে না আ, কিউ জো মেঁ তেৰে তেঁ জিআদা পাঁইঁতৰ হাং। ইহ মেৰে নঁক বিঁচ যুঁষেঁ অতে ইঁক অংগা বাংৰু হন, জো সারা দিন বলদী রহিংদী হৈ!

**৬** ষেখে, মেৰে সাহমণে ইহ লিখিআ হৈ, মেঁ চুঁপ না রহাংগা পৰ মেঁ বদলা দিআংগা, হাং, মেঁ উহনাং দে পঁলে বিঁচ বদলা পা঵াংগা,

**৭** তুহাড়ীআং বদীআং দা বদলা অতে তুহাডে পুৰখিআং দীআং বদীআং দা বদলা বী, যহোবাহ আখদা হৈ, জিনু নে পহাঙং উন্তে যুপ যুখাইআ হৈ, অতে টিঁঁধিআং দে উন্তে মেৰে বিঁরুঁয় কুদুৰ বকিআ হৈ, ইস লষ্টী মেঁ উহনাং দে পহিলে কৰ্মাং দা ফল উহনাং দে পঁলে বিঁচ মিণ কে পা঵াংগা।

**৮** যহোবাহ ইহ আখদা হৈ, জি঵েঁ অঁগুৱ দে গুঁছে বিঁচ নবীঁ মেঁ ভৰ জাংদী হৈ, তাং লেক আখদে হন, ইহ দা নাম না করে, কিউ জো উহ দে বিঁচ বৰকত হৈ, উসে তুৰু গী মেঁ আপণে দাসাং দী খাতুৰ বৰতাংগা কি মেঁ সারিআং দা নাম না কৰাং।

**৯** মেঁ যাকুব বিঁচেঁ ইঁক দৰ্ম্ম অতে যহুদাহ বিঁচেঁ আপণে পৰবত দা অপিকাৰী কঢ়াংগা, মেৰে চুটে হোটে উস নু অপিকাৰ বিঁচ লৈণগো, অতে মেৰে দাস উৰ্বে দৱ্বংণগো।

**১০** মেৰী পরজা লষ্টী জিনু নে মেনু ভালিআ হৈ, উন্ত লষ্টী স্নারেন ইঁজঁজং দা বাজ্ঞা অতে আকেৰ দী ঘাটী চেঁটে দে বৈঠণ দা থাং হোৱেৰী।

**১১** পৰ তুমী জো যহোবাহ নু তিআগদে হৈ, জো মেৰে পাঁইঁতৰ পৰবত নু

ବୁଲାଉଂଡେ ହେ, ଜୋ କିମତି ଦେବୀ ଲଈ ମେଜ୍ ସୁଆରଦେ ହେ, ଅତେ ଭାଗ ଦୀ ଦେବୀ ଲଈ ରଲଵୀ ଭୟ ଭରଦେ ହେ,

**12** ମୈ ତଳାପାର ନୁହେ ତୁହାଡା ଭାଗ ବଣାବାଂଗା, ତୁମ୍ଭି ସାରେ ଦେଖେ ଜାଣ ଲଈ ଝୁକ୍ ଜାଓଗେ, କିଉଁ ଜେ ମୈ ବୁଲାଇଆ ପର ତୁମ୍ଭି ଉତ୍ତର ନା ଦିଁତା, ମୈ ଗାଲ କିତି ପର ତୁମ୍ଭି ନା ମୁଣ୍ଡି, ତୁମ୍ଭି ମେରି ନିଗାହ ହିଁଚ ବଦି କିତି, ଅତେ ଜେ ମୈନୁ ପର୍ମଦ ନହିଁ ମୀ, ଉହ ହି ତୁମ୍ଭି ଚୁଣିଆ ।

**13** ଏହି ଲଈ ପୁଣ୍ୟ ଯହେବାହ ଏହି ଫୁରମାଉଂଦା ହୈ, ଦେଖେ, ମେରେ ଦାସ ଖାଣଗେ ପର ତୁମ୍ଭି ଭୁଷେ ରହେଗେ, ଦେଖେ, ମେରେ ଦାସ ପୀଣଗେ ପର ତୁମ୍ଭି ତିହାୟେ ରହେଗେ, ଦେଖେ, ମେରେ ଦାସ ଖୁମ୍ବି ମନାଉଣଗେ ପର ତୁମ୍ଭି ସ୍ତରମିନ୍ଦେ ହୋଇଗେ,

**14** ଦେଖେ, ମେରେ ଦାସ ଖୁମ୍ବ ଦିଲୀ ନାଲ ଜୈକାରେ ଗଜାଉଣଗେ, ପର ତୁମ୍ଭି ମୌଗ ନାଲ ଚିଲାଇଗେ, ଅତେ ଦୁଖି ଆତମା ନାଲ ଚିକାଂ ମାରେଗେ!

**15** ମେରେ ଚାଟେ ହେଏ ଲୋକ ତୁହାଡା ନାମ ଲୈ-ଲୈ କେ ସରାପ ଦେଣଗେ, ଅତେ ପୁଣ୍ୟ ଯହେବାହ ତୁହାନୁହୁ ମରବା ମୁଣ୍ଡେଗା, ପର ଉହ ଆପଣେ ଦାସାଂ ନୁ ଦୂଜେ ନାମ ତେବେଳାଦେଗା ।

**16** ଜେ କୋଈ ଧରତି ଉତ୍ତେ ଆପଣେ ଆପ ନୁ ଅସୀମ ଦେବେ, ଉହ ସଚିଆଈ ଦେ ପରମେସ୍ତୁର ନାଲ ଆପଣେ ଆପ ନୁ ଅସୀମ ଦେବେଗା, ଜେ କୋଈ ଧରତି ଉତ୍ତେ ମରୁ ଖାଦେ, ଉହ ସଚିଆଈ ଦେ ପରମେସ୍ତୁର ଦୀ ମରୁ ଖାଦେଗା, କିଉଁ ଜେ ପହିଲେ ଦୁଁଖ ବୁଲାଏ ଜାଣଗେ, ଅତେ ମେରୀଆଂ ଅଁଖାଂ ତେବେଳାଦେଗା ।

### ନଦାଂ ଅକାଶ ଅତେ ନଦୀଂ ଧରତି

**17** ଦେଖେ, ମୈ ନଦାଂ ଅକାଶ ଅତେ ନଦୀଂ ଧରତି ଉତ୍ତର୍ପନ କରଦା ହାଂ, ଅତେ ପହିଲାଇାଂ ଚିଜାଂ ଯାଦ ନା ରହିଣଗୀାଂ, ସରୋ ମୋଚ-ବିଚାରାଂ ହିଁଚ ଦୀ ନା ଚଙ୍ଗନଗୀାଂ ।

**18** ପର ଜେ କୁଝ ମୈ ଉତ୍ତର୍ପନ କରଦା ହାଂ, ଉସ ତେବେ ତୁମ୍ଭି ଜୁଗୋ-ଜୁଗ ଖୁମ୍ବି ମନାଛ ଅତେ ବାଗ-ବାଗ ହୋଇ, ଦେଖେ, ମୈ ଯରୁମାଲମ ଲଈ ଅନ୍ଦ ଅତେ ଉସ ଦୀ ପରଜା ଲଈ ଖୁମ୍ବି ଉତ୍ତର୍ପନ କରଦା ହାଂ ।

**19** ମୈ ଯରୁମାଲମ ତେବେ ଅନ୍ଦ ହୋଇବାଂଗା, ଅତେ ଆପଣୀ ପରଜା ତେବେ ଖୁମ୍ବ ହୋଇବାଂଗା, ଉସ ହିଁଚ ଢେର ରେଣ ଦୀ ଅବାଜ୍ ଜାଂ ଦୁହାଈ ଦୀ ଅବାଜ୍ ମୁଣାଈ ନା ଦେବେଗୀ,

**20** ਉਥੋਂ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।

**21** ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਹੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।

**22** ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਟੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।

**23** ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜ਼ਮੇਰਾਂ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।

**24** ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।

**25** ਬਖ਼ਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲਦ ਵਾਂਗੂ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫਰਮਾਉਂਦਾ ਹੈ।

## 66

### ਪਰਮੇਸ਼ੁਰ ਕੌਮਾਂ ਦਾ ਨਿਆਂ ਕਰੇਗਾ

**1** ਯਹੋਵਾਹ ਇਹ ਆਖਦਾ ਹੈ ਕਿ ਸ਼ਹੁਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੱਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੜਾ ਭਵਨ ਬਣਾਉਣਗੇ? ਅਤੇ ਮੇਰੀ ਅਰਾਮਗਾਹ ਫੇਰ ਕਿਥੋਂ ਹੋਵੇਗੀ?

**2** ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।

**3** ਬਲਦ ਨੂੰ ਵੱਡਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਰੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ

নূঁ য়েন আখণ বালে জিহা হৈ, হাঁ, ইহনাঁ নে আপণে রাহ চুণ লষ্টে হন, অতে ইহনাঁ দা জীঅ ইহনাঁ দে ঘিণাউণে কৰ্মাং হিঁচ পুস্তন রহিঁদা হৈ।

**৪** এস লাঈ মেঁ দ্বী ইহনাঁ লাঈ মুসীবত চুণাংগা, অতে ইহনাঁ দে ভৈ ইহনাঁ উতে লিআণাংগা, কিউ জে মেঁ বুলাইআ পর কিসে নে উত্তর না দিঁতা, মেঁ গৱ্ল কীভী পর কিসে নে না সুটী, ইহনাঁ নে মেরী নিগাহ হিঁচ বৰ্দী কীভী, অতে জে মেনুঁ পস্ত নহীঁ সী, উহ হী ইহনাঁ নে কীভা।

**৫** তুমৰী জে যহোবাহ দা বচন সুণ কে কংবদে হো, উস দা ইহ বচন সুটৈ! তুহাডে ভৰা জে তুহাডে তেঁ ঘিণ কৰদে হন, জে তুহানুঁ মেরে নাম দে কাৰন কঁচ দিঁদে হন, আখদে হন, যহোবাহ দী বড়িআষ্টী হোব্বে, কি অসীঁ তুহাড়ী খুস্তি নূঁ দেখীষে, পর উহ হী স্থৰ্মিদে হোণগো।

**৬** সহিৰ তেঁ রঁলে দী অবাজ্জ, হৈকল তেঁ ইঁক অবাজ্জ সুণাষ্টী দিঁদী হৈ! ইহ যহোবাহ দী অবাজ্জ হৈ, জে আপণে দৈৰীআঁ নূঁ বদলা দে রিহা হৈ!

**৭** পীজ্জাং লঁগাণ তেঁ পহিলাং উস নে জনম দিঁতা, দৰদ হেণ তেঁ পহিলাং উস দে পুঁতুৰ জৰ্মিআ।

**৮** কিস নে অজিৰী গৱ্ল সুটী? কিস নে অজিৰীআঁ গৱ্লাং দেখীআঁ? ভলা, ইঁক দিন হিঁচ কোষী দেস পেদা হো সকদা হৈ? জাঁ ইঁক পল হিঁচ ইঁক কৈম জৰ্ম সকদা হৈ। পর জিহেঁ হী সীজেন নূঁ পীজ্জাং লঁগীআঁ, উস নে আপণে বঁচিআঁ নূঁ জনম দিঁতা।

**৯** যহোবাহ আখদা হৈ, ভলা, মেঁ জৰ্মণ দে সমেঁ তঁক পহুঁচাৰ্বাং অতে না জনমাৰ্বাং? জাঁ কী জড়ে জৰ্মণ দা সমাং আ জাব্বে তাঁ মেঁ কুঁখ নূঁ বঁদ কৰাং? তেৱা পৰমেশুৰ আখদা হৈ।

**১০** হে যুৱালম দে সাৰে প্ৰেমীছ! উস দে নাল নিহাল হোব্বে, উস নাল অন্দে কৰো অতে বাগ-বাগ হোব্বে, হে উস দে লাঈ সোগ কৰন বালিছ! উস দী খুস্তি হিঁচ খুস্তি মনাছ!

**১১** তাঁ জে তুমৰী উস দীআঁ তসঁলী দীআঁ দুঃখীআঁ চুঁঘে অতে রঁজ জাও, তুমৰী রঁজ জাও অতে উস দী স্নান দী বহুতাৰিত নাল আপণে আপ নূঁ মগান কৰে।

**১২** যহোবাহ ইহ আখদা হৈ, দেখে, মেঁ স্নাতী দৱিআ বাংৰুঁ, অতে কৈমাং দা মাল-যন নদী দে হজু বাংৰুঁ উস তঁক পহুঁচাৰ্বাংগা অতে তুমৰী চুঁঘোগে, তুমৰী কুঁছৱ চুঁকে জাওগো অতে গোড়িআঁ উতে কুদাষ্টে জাওগো।

**13** জিস তরুং মাত্তা আপণে বঁচে নুঁ দিলাসা দিঁদী হৈ, উমে তরুং মেঁ তুহানুঁ দিলাসা দিআংগা, অতে তুমীঁ যরুস্লাম দে বিখে দিলাসা পাওরো।

**14** তুমীঁ ঘেখেরো অতে তুহাড়া দিল খুস্ত হোবেরা, অতে তুহাড়ীআঁ হঁড়ীআঁ ঘার দাঁগুঁ হরীআঁ-ভরীআঁ হোণৰীআঁ অতে ইহ পরগাট হোবেরা কি যহোবাহ দা হঁস আপণে দাসাং উঁতে হৈ, পর উসদা কহির উস দে ঘৈরীআঁ উঁতে হৈ।

**15** ঘৈখে, যহোবাহ অঁগ নাল আবেরা, অতে উহ দে রথ দা঵রেলে দাঁগুঁ, তাং জে উহ আপণা ক্রোয তেজী নাল, অতে আপণী তাঙ অঁগ দীআঁ লাটাং নাল পাদে,

**16** কিউঁ জে যহোবাহ অঁগ নাল, অতে আপণী তলবার নাল হরেক পুাণী দা নিআঁ করেগা, অতে যহোবাহ দে দেঁচে হৈষে বহুত হোণৰো।

**17** জে আপণে আপ নুঁ ইস লষ্টী পদ্বিঁতৰ অতে সুঁঁ করদে হন কি বাগাঁ দিঁচ জাণ, অতে উস দে পিঁকে চঁলদে হন জে সুৰ দা মাস, চুৰে অতে হোৱ পিণ্ঠাউণীআঁ চীজ্ঞাং খাংসে হন, উহ ইকঁঠে হী মুঁক জাণগো যহোবাহ দা দ্বাক হৈ।

**18** মেঁ উহনাং দে কৰ্ম অতে উহনাং দে ক্ষিআল দেৰী তরুং জাণদা হাং, ইস লষ্টী উহ সমাং আউঁদা হৈ জদ মেঁ সারীআঁ কৰ্মাং অতে বেলীআঁ নুঁ ইকঁঠা করাংগা, অতে উহ আউণৰীআঁ অতে মেৰে পরতাপ নুঁ ঘৈখণৰীআঁ।

**19** মেঁ উহনাং দে দিঁচ ইঁক নিস্তান রঁখাংগা, মেঁ উহনাং দিঁচে ভৰ্গেঁজে কৰ্মাং দ্বঁল ঘঁলাংগা জিনুঁ নে মেৰী যুঁ নৰ্হী সুটী, না মেৰা পরতাপ ঘৈখিআ হৈ অৱশ্য তৰস্তীস, পুল অতে লুদ দ্বঁল জে যঁক্ষ কৱসদে হন, তুষল অতে যাদ্বান দ্বঁল দ্বী, দুৰ-দুৰ টাপুআঁ দ্বঁল, উহ মেৰা পরতাপ কৰ্মাং দিঁচ দঁসণৰো।

**20** জিদেঁ ইসরাএলী আপণী ভেট সাফ্ব ভাঁড়ে দিঁচ যহোবাহ দে ভদ্বন নুঁ লে আউঁসে হন, উমে তরুং উহ তুহাডে ভৰাদ্বাং নুঁ সারীআঁ কৰ্মাং দিঁচে যহোবাহ দী ভেট কৰকে ঘোঁজিআঁ উঁতে, রথাং দিঁচ, পালকীআঁ দিঁচ, খঁচৰাং উঁতে অতে উঁঠাং উঁতে, মেৰে পদ্বিঁতৰ পৰিষত যরুস্লাম নুঁ লে আউণৰো, যহোবাহ দা বচন হৈ।

**21** অতে উহনাং বিঁচে দী মেঁ কুশ নুঁ জাজক অতে লেবী হেণ লষ্টী চুণাংগা,  
যহেবাহ আখদা হৈ।

**22** জিদ্বে নদ্বাং অকাস্ত অতে নদ্বীঁ পরতী, জো মেঁ বণাবাংগা মেরে সন্মুখ  
কাইম রহিণগো, উসে তবুঁ হী তুহাড়ী অঁস অতে তুহাড়া নাম কাইম  
রহেগা, যহেবাহ দা ব্বাক হৈ।

**23** অজিহা হেবেগা কি নদ্বে চৰ্দ তে নদ্বে চৰ্দ তঁক অতে সবত তে সবত  
তঁক, সাৰে পুষ্টী আউণগো তা জো মেরে সন্মুখ মষা টেকণ, যহেবাহ আখদা  
হৈ,

**24** মেরে লেক বাহৰ জা কে উনুঁ মনুঁখাং দীআঁ লেখাং নুঁ ঵েখণগো, জিনুঁ  
নে মেরে দ্বিরুঁয় দ্বিৰোহ কীতা, কিউঁ জো উনুঁ দা কীজ্জা কদী না মৱেগা, না  
উনুঁ দী অঁগ বুঝেরী, অতে উহ সাৰে পুষ্টীআঁ লষ্টী বহুত হী ঘণাউলে  
হেণগো।

**ਇੰਡੀਅਨ ਰਿਵਾਇਜ਼ਡ ਵਰਜਨ (IRV) - ਪੰਜਾਬੀ  
The Indian Revised Version Holy Bible in the Eastern  
Punjabi language of India (BCS 2019)**

copyright © 2017, 2019 Bridge Connectivity Solutions

Language: ਪੰਜਾਬੀ (Panjabi, Eastern)

Contributor: Bridge Connectivity Solutions Pvt. Ltd.

This translation is made available to you under the terms of the Creative Commons Attribution Share-Alike license 4.0.

You have permission to share and redistribute this Bible translation in any format and to make reasonable revisions and adaptations of this translation, provided that:

You include the above copyright and source information.

If you make any changes to the text, you must indicate that you did so in a way that makes it clear that the original licensor is not necessarily endorsing your changes.

If you redistribute this text, you must distribute your contributions under the same license as the original.

Pictures included with Scriptures and other documents on this site are licensed just for use with those Scriptures and documents. For other uses, please contact the respective copyright owners.

Note that in addition to the rules above, revising and adapting God's Word involves a great responsibility to be true to God's Word. See Revelation 22:18-19.

2023-04-13

---

PDF generated using Haiola and XeLaTeX on 19 May 2025 from source files  
dated 14 Apr 2023

cd7c015e-4054-5fc3-99ad-dacf629d4ee1